

ਤੌਰਥੁ ਤਪੁ ਦਇਆ ਦਤੁ^੧ ਦਾਨੁ ॥
ਜੇ ਕੋ ਪਾਵੈ ਤਿਲ ਕਾ ਮਾਨੁ^੨ ॥

ਸੁਣਿਆ, ਮੰਨਿਆ ਮਨਿ ਕੀਤਾ ਭਾਉ^੩ ॥

ਅੰਤਰਗਤਿ^੪ ਤੌਰਥਿ ਮਲਿ ਨਾਉ^੫ ॥

(ਨਾਉ—‘ਨ’ ਉਚਾਰਣ ਭਾਰ ਸਹਿਤ ।)

ਸਭਿ ਗੁਣ ਤੇਰੇ, ਮੈ ਨਾਹੀ ਕੋਇ ॥

ਵਿਣੁ ਗੁਣ ਕੀਤੇ ਭਰਗਤਿ ਨ ਹੋਇ ॥

ਸੁਆਸਤਿ^੬ ਆਖਿ^੭, ਬਾਣੀ ਬਰਮਾਉ^੮ ॥

(ਬਰਮਾਉ—‘ਰ’ ਉਚਾਰਣ ਭਾਰ ਸਹਿਤ, ‘ਮ’ ਦੀ ਧੁਨੀ ਦਾ ਉਚਾਰਣ ਢੁੱਤ ਕਰ ਕੇ ।)

ਸਤਿ^੯ ਸੁਹਾਣੁ^{੧੦}, ਸਦਾ ਮਨਿ ਚਾਉ ॥

ਕਵਣੁ ਸੁ ਵੇਲਾ, ਵਖਤੁ^{੧੧} ਕਵਣੁ, ਕਵਣ ਬਿਤਿ, ਕਵਣੁ ਵਾਰੁ ॥

ਕਵਣਿ ਸਿ ਰੁਤੀ, ਮਾਹੁ ਕਵਣੁ, ਜਿਤੁ ਹੋਆ ਆਕਾਰੁ^{੧੨} ॥

(ਕਵਣਿ—ਅੰਤਲੇ ਸੂਰ ‘f’ ਦੀ ਵਿਆਕਰਣਿਕ ਮਹੱਤਤਾ ਸਮਝ ਨਹੀਂ ਪਈ ।)

੧. ਦਿੱਤਾ ਹੋਇਆ। ੨. ਆਦਰ, ਮਾਣ। ੩. ਪ੍ਰੇਮ। ੪. ਅੰਤਰਮੁਖੀ। ੫. ਨ੍ਹਾਊਣਾ, ਇਸ਼ਨਾਨ।
੬. ਦੈਵੀ ਗੁਣ ਪ੍ਰਦਾਨ ਕੀਤੇ ਬਗੈਰ, ਉਪਕਾਰ ਕੀਤੇ ਬਿਨਾ। ੭. ਕਲਿਆਣ ਸਰੂਪ। ੮. ਹੈਂ।

ਤੌਰਥ (ਇਸ਼ਨਾਨ), ਤਪ-ਸਾਧਨਾ, ਜੀਵਾਂ ਉੱਤੇ ਤਰਸ ਅਤੇ ਦਿੱਤਾ ਦਾਨ (ਇਹ ਸਦ-ਗੁਣ ਜੀਵਨ-ਪ੍ਰਗਤੀ ਲਈ ਕੇਵਲ ਸਾਧਨ ਮਾਤ੍ਰ ਹਨ। ਇਨ੍ਹਾਂ ਸਦ-ਗੁਣਾਂ ਨੂੰ ਜੀਵਨ ਦਾ ਅੰਤਮ ਨਿਸ਼ਾਨਾ ਮਿਥ ਕੇ) ਜੇ ਕੋਈ (ਇਨ੍ਹਾਂ ਦਾ ਕੁਝ ਫਲ) ਪ੍ਰਾਪਤ ਕਰ ਸਕਦਾ ਹੈ ਤਾਂ ਉਹ ਤਿਲ ਮਾਤ੍ਰ (ਤੁਛ) ਆਦਰ ਹੀ (ਹੋ ਸਕਦਾ) ਹੈ।

(ਦੂਜੇ ਪਾਸੇ ਜਿਸ ਜਿਸ ਜੀਵ ਨੇ ਗੁਰੂ ਦੀ ਨਾਮ-ਸਿਖਿਆ ਨੂੰ) ਸੁਣਿਆ, ਮੰਨਿਆ
ਅਤੇ (ਇਸ ਨਾਲ) ਮਨ ਕਰਕੇ ਪ੍ਰੇਮ ਕੀਤਾ;

(ਉਸ ਉਸ ਸਿਦਕਵਾਨ ਜਗਿਆਸੂ ਦਾ) ਅੰਤਰਮੁਖੀ ਆਤਮ-ਤੌਰਥ ਉੱਤੇ
ਮਲ ਮਲ ਕੇ ਇਸ਼ਨਾਨ ਹੋ ਜਾਂਦਾ ਹੈ।

(ਹੋ ਗੁਣੀ-ਨਿਧਾਨ ਵਾਹਿਗੁਰੂ !) ਸਾਰੇ ਗੁਣ ਤੇਰੇ ਹੀ (ਦਿੱਤੇ ਹੋਏ) ਹਨ, ਮੈਂ
(ਨਿਰਗੁਣ) ਦਾ ਆਪਣਾ ਗੁਣ (ਖੂਬੀ) ਕੋਈ ਨਹੀਂ।

ਤੇਰੇ ਉਪਕਾਰ ਕੀਤੇ ਬਗੈਰ, ਅਥਵਾ ਦੈਵੀ ਗੁਣ ਪ੍ਰਦਾਨ ਕੀਤੇ ਬਿਨਾ (ਜੀਵ
ਪਾਸੋਂ) ਭਰਗਤੀ ਹੋ ਹੀ ਨਹੀਂ ਸਕਦੀ।

(ਹੋ ਵਾਹਿਗੁਰੂ !) ਤੂੰ ਕਲਿਆਣ ਸਰੂਪ ਹੈ, ਤੇਰੀ ਬਾਣੀ ਬ੍ਰਹਮ-ਰੂਪ ਹੈ।

ਤੂੰ ਸਤਿ ਸਰੂਪ, ਸੁੰਦਰਾਵਲਾ ਅਤੇ ਮਨ ਵਿਚ ਸਦੀਵੀ ਚਾਉ ਵਾਲਾ ਹੈ (ਭਾਵ,
ਤੂੰ ‘ਸਚਿਦਾਨੰਦ’ ਹੈ)।

ਜਿਸ ਸਮੇਂ ਜਗਤ-ਪਸਾਰਾ ਹੋਂਦ ਵਿਚ ਆਇਆ, ਉਹ ਵੇਲਾ ਕਿਹੜਾ ਸੀ,
ਸਮਾਂ ਕਿਹੜਾ ਸੀ, ਬਿਤਿ (ਚੰਦ੍ਰਮਾ ਦੇ ਵਧਾਅ ਘਟਾਅ ਮੁਜਬ ਦਿਨਾਂ ਦੀ
ਗਿਣਤੀ) ਕਿਹੜੀ ਸੀ, ਵਾਰ ਕਿਹੜਾ ਸੀ ? ਰੁਤਿ ਕਿਹੜੀ ਸੀ, ਮਹੀਨਾ
ਕਿਹੜਾ ਸੀ ?

(ਨੈਟ—ਉਪ੍ਰੇਕਤ ਪੰਗਤੀਆਂ ਵਿਚ ‘ਸੁ’ ਅਤੇ ‘ਸਿ’ ਪੜਨਾਂਵ ਨਹੀਂ, ਕਾਵਿਕ ਸੁਹਜ-ਪਦ
(ਯੋਜਕ) ਹਨ ।)

੯. ਬ੍ਰਹਮ ਸਰੂਪ। ੧੦. ਸੁੰਦਰ। ੧੧. ਸਮਾਂ। ੧੨. ਜਗਤ-ਪਸਾਰ।

ਵੇਲ ਨ ਪਾਈਆ ਪੰਡਤੀ^੧, ਜਿ ਹੋਵੈ ਲੇਖੁ ਪਰਾਣੁ ॥

(ਪਾਈਆ—ਅੰਤਲੇ ਸੂਰ ਦਾ ਉਚਾਰਣ ਨਾਸ਼ਕਤਾ ਬਿਨਾ। ਪੰਡਤੀ—ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਵਖਤੁ ਨ ਪਾਇਓ ਕਾਦੀਆ^੨, ਜਿ ਲਿਖਨਿ ਲੇਖੁ ਕੁਰਾਣੁ ॥

(ਕਾਦੀਆ—ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਬਿਤਿ ਵਾਰੁ ਨਾ ਜੋਗੀ ਜਾਣੈ, ਰੁਤਿ ਮਾਹੁ ਨਾ ਕੋਈ ॥

ਜਾ ਕਰਤਾ ਸਿਰਠੀ^੩ ਕਉ ਸਾਜੇ^੪, ਆਪੇ ਜਾਣੈ ਸੋਈ ॥

(ਜਾ—ਪੜਨਾਉਂ, ਉਚਾਰਣ ਨਾਸ਼ਕਤਾ ਬਿਨਾ।)

ਕਿਵੁ ਕਰਿ ਆਖਾ, ਕਿਵੁ ਸਾਲਾਹੀ, ਕਿਉ ਵਰਨੀ ਕਿਵੁ ਜਾਣਾ ॥

(ਆਖਾ, ਸਾਲਾਹੀ, ਕਿਉ, ਵਰਨੀ, ਜਾਣਾ—ਅੰਤਲੇ ਸੂਰਾਂ ਦਾ ਉਚਾਰਣ ਨਾਸਕੀ।)

ਨਾਨਕ, ਆਖਣਿ^੫ ਸਭੁ ਕੋ ਆਖੈ, ਇਕ ਦੂ ਇਕੁ ਸਿਆਣਾ ॥

ਵੱਡਾ ਸਾਹਿਬੁ ਵੱਡੀ ਨਾਈ^੬, ਕੀਤਾ ਜਾ ਕਾ ਹੋਵੈ ॥

(ਨਾਈ—ਅੰਤਲੇ ਸੂਰ ਦਾ ਉਚਾਰਣ ਨਾਸ਼ਕਤਾ ਬਿਨਾ। ਜਾ—(ਪੜਨਾਉਂ) ਉਚਾਰਣ ਨਾਸ਼ਕਤਾ ਬਿਨਾ।)

ਨਾਨਕ, ਜੇ ਕੋ ਆਪੈ^੭ ਜਾਣੈ, ਅਗੈ ਗਇਆ ਨ ਸੋਹੈ^੮ ॥੨੧॥

(ਆਪੈ—ਆਪੈ) ਅੰਤਲੇ ਸੂਰ ਦਾ ਉਚਾਰਣ ਨਾਸਕੀ। ਗਇਆ—ਅੰਤਲੇ ਸੂਰ ਦਾ ਉਚਾਰਣ ਨਾਸ਼ਕਤਾ ਬਿਨਾ।)

ਪਾਤਾਲਾ ਪਾਤਾਲ ਲਖ, ਆਗਾਸਾ ਆਗਾਸ ॥

(ਪਾਤਾਲਾ, ਆਗਾਸਾ—ਅੰਤਲੇ ਸੂਰਾਂ ਦਾ ਉਚਾਰਣ ਨਾਸ਼ਕਤਾ ਬਿਨਾ।)

੧. ਪੰਡਿਤਾਂ ਨੇ। ੨. ਕਾਜ਼ੀਆਂ ਨੇ। ੩. ਸਿਸ਼ਟੀ। ੪. ਸਾਜਦਾ (ਸਿਰਜਦਾ) ਹੈ। ੫. ਮੂੰਹ ਨਾਲ।

(ਜਗਤ-ਪਸਾਰੇ ਦੇ ਹੋਂਦ ਵਿਚ ਆਉਣ ਦੇ) ਵੇਲੇ (ਦੀ ਟੋਹ) ਪੰਡਿਤਾਂ ਨੇ ਨਹੀਂ ਪਾਈ, ਕਿ ਉਨ੍ਹਾਂ ਵਲੋਂ ਇਸ ਸੰਬੰਧੀ ਕੋਈ ਪੁਰਾਣ-ਲੇਖ (ਲਿਖਿਆ ਗਿਆ) ਹੋਵੇ।

ਕਾਜ਼ੀਆਂ ਨੇ ਭੀ ਉਹ ਸਮਾਂ ਜਾਣਿਆ ਨਹੀਂ ਕਿ ਇਸ ਸੰਬੰਧੀ ਉਹ ਕੋਈ ਕੁਰਾਨ-ਲੇਖ ਲਿਖ ਦੇਂਦੇ।

(ਜਗਤ-ਪਸਾਰੇ ਦੇ ਹੋਂਦ ਵਿਚ ਆਉਣ ਦੀ) ਬਿਤਿ ਜਾਂ ਵਾਰ ਕੋਈ ਜੋਗੀ (ਨਛਤ੍ਰ-ਜੋਗੀਂ ਦਾ ਜਾਣੂ) ਨਹੀਂ ਜਾਣਦਾ, ਨਾ ਹੀ ਰੁਤਿ ਜਾਂ ਮਹੀਨਾ ਕੋਈ ਹੋਰ (ਸਿਆਣਾ ਜਾਣਦਾ ਹੈ)।

ਜਿਹੜਾ ਕਰਤਾ-ਪੁਰਖ ਸਿਸ਼ਟੀ ਦੀ ਸਿਰਜਨਾ ਕਰਦਾ ਹੈ, ਉਹ ਆਪ ਹੀ (ਇਸ ਦੇ ਰਚਨ-ਕਾਲ ਬਾਰੇ) ਜਾਣਦਾ ਹੈ।

ਮੈਂ ਕਿਵੇਂ (ਕਰਤਾ-ਪੁਰਖ ਦੇ ਸਰੂਪ ਅਤੇ ਸਿਸ਼ਟੀ ਦੇ ਰਚਨ-ਕਾਲ ਬਾਰੇ) ਕੁਝ ਆਖਾਂ, ਕਿਵੇਂ ਉਸ ਦੀ ਸਿਫਤਿ-ਸਾਲਾਹ ਕਰਾਂ, ਕਿਵੇਂ (ਉਸ ਦੇ ਗੁਣਾਂ ਦਾ) ਵਰਣਨ ਕਰਾਂ, ਕਿਵੇਂ (ਉਸ ਦਾ ਭੇਤ) ਜਾਣਾਂ ?

‘ਨਾਨਕ’ (ਮੁਹਰ-ਛਾਪ)—ਮੂੰਹ ਨਾਲ ਤਾਂ ਹਰ ਕੋਈ (ਕਰਤਾ ਪੁਰਖ ਬਾਰੇ ਅਤੇ ਉਸ ਦੀ ਕੁਦਰਤ ਬਾਰੇ ਫਰਜ਼ੀ ਕਿਆਫੇ ਲਾ ਲਾ ਕੇ) ਆਖਦਾ ਹੈ, ਇਕ ਤੋਂ ਇਕ (ਵਧੀਕ) ਸਿਆਣਾ (ਬਣ ਬੈਠਦਾ) ਹੈ।

ਜਿਸ ਦਾ ਕੀਤਾ ਹੋਇਆ ਸਭ ਕੁਝ ਵਰਤ ਗਿਆ ਹੈ, ਉਹ ਸਾਹਿਬ ਵੱਡਾ ਹੈ, ਉਸ ਦੀ ਵਡਿਆਈ ਵੱਡੀ ਹੈ।

‘ਨਾਨਕ’ (ਮੁਹਰ-ਛਾਪ)—ਜੇ ਕੋਈ ਮਨੁੱਖ ਆਪਣੇ ਆਪ ਤੋਂ (ਕੁਝ ਹੋਇਆ) ਸਮਝਦਾ ਹੈ ਤਾਂ ਉਹ ਅੱਗੇ (ਪ੍ਰਭੂ ਦੀ ਦਰਗਾਰ ਵਿਚ) ਗਿਆ ਹੋਇਆ ਸੋਭਾ ਨਹੀਂ ਪਾਉਂਦਾ ॥੨੧॥

(ਕਰਤਾ ਪੁਰਖ ਦੀ ਕੁਦਰਤ-ਰਚਨਾ ਵਿਚ) ਲੱਖਾਂ ਪਾਤਾਲ ਹੀ ਪਾਤਾਲ (ਧਰਤੀ ਦੇ ਹੇਠਲੇ ਲੋਕ) ਹਨ, ਲੱਖਾਂ ਅਕਾਸ਼ (ਪੁਲਾੜ) ਹੀ ਅਕਾਸ਼ (ਪੁਲਾੜ) ਹਨ।

੬. ਵਡਿਆਈ। ੭. ਆਪੈ, ਆਪਣੇ ਆਪ ਤੋਂ। ੮. ਸੋਭਾ ਪਾਉਂਦਾ।

ਉੜਕ^੧ ਉੜਕ^੨ ਭਾਲਿ ਥਕੇ, ਵੇਦ ਕਹਨਿ ਇਕ ਵਾਤ ॥

^੩ਸਹਸ ਅਠਾਰਹ ਕਹਨਿ ਕਤੇਬਾ, ਅਸੁਲੁ^੪ ਇਕੁ ਧਾਤੁ^੫ ॥

(ਸਹਸ ਅਠਾਰਹ—‘ਹ’ ਦਾ ਉਚਾਰਣ ‘ਹਿ’ ਕਰਨਾ ਦਰਸਤ ਨਹੀਂ। ਕਤੇਬਾ—ਅੰਤਲੇ ਸੂਰ ਦਾ ਉਚਾਰਣ ਨਾਸਕੀ। ਅਸੁਲੁ—‘ਸ’ ਦਾ ਔਂਕੜ ਵੀ ਉਚਾਰਣ ਦਾ ਭਾਗ ਹੈ।)

ਲੇਖਾ ਹੋਇ ਤ ਲਿਖੀਐ, ਲੇਖੈ ਹੋਇ ਵਿਣਾਸੁ^੬ ॥

ਨਾਨਕ ਵੱਡਾ ਆਖੀਐ, ਆਪੇ ਜਾਣੈ ਆਪੁ ॥੨੨॥

ਸਾਲਾਹੀ^੭ ਸਾਲਾਹਿ^੮, ਏਤੀ^੯, ਸੁਰਤਿ^{੧੦} ਨ ਪਾਈਆ ॥

ਨਦੀਆ ਅਤੈ ਵਾਹ^{੧੧}, ਪਵਹਿ^{੧੨} ਸਮੁੰਦਿ, ^{੧੩}ਨ ਜਾਣੀਅਹਿ ॥

(ਨਦੀਆ, ਪਵਹਿ, ਜਾਣੀਅਹਿ—ਅੰਤਲੇ ਸੂਰਾਂ ਦਾ ਉਚਾਰਣ ਨਾਸਕੀ।)

ਸਮੁੰਦ ਸਾਹ^{੧੪} ਸੁਲਤਾਨ, ਗਿਰਹਾ^{੧੫} ਸੇਤੀ^{੧੬} ਮਾਲੁ ਧਨ ॥
ਕੀੜੀ ਤੁਲਿ^{੧੭} ਨ ਹੋਵਨੀ, ਜੇ ਤਿਸੁ ਮਨਹੁ^{੧੮} ਨ ਵੀਸਰਹਿ ॥੨੩॥

(ਸਾਹ—‘ਸ’ ਉਚਾਰਣ ਵਿਸ਼ੇਸ਼ ਯੂਨੀ। ਗਿਰਹਾ—(ਪਲੇ) ਅੰਤਲੇ ਸੂਰ ਦਾ ਉਚਾਰਣ ਨਾਸਕਤਾ ਬਿਨਾ।) (ਮਨਹੁ, ਵੀਸਰਹਿ—ਅੰਤਲੇ ‘ਹੁ’, ‘ਹਿ’ ਦੇ ਉਚਾਰਣ ਨਾਸਕੀ।)

੧. ਸਭ ਕਾਸੇ ਦੇ ਸਿਖਰ (ਵਾਹਿਗੁਰੂ) ਦਾ। ੨. ਅੰਤਲੇ ਹੱਦ-ਬੰਨੇ ਦੀ। ੩. ਇਕ-ਜ਼ਬਾਨ। ੪. ਅਠਾਰਹ। ੫. ਮੁੱਢ-ਮੂਲ। ੬. ਧਾਰਨ (ਇਸਥਿਤ) ਕਰਨ ਵਾਲਾ। ੭. ਨਾਸ਼।

ਵੇਦ ਇਕ-ਜ਼ਬਾਨ (ਹੋ ਕੇ) ਇਕ ਹੀ ਗੱਲ ਆਖਦੇ ਹਨ ਕਿ ਉੜਕ (ਸਭ ਕਿਸੇ ਦੇ ਸਿਖਰ—ਵਾਹਿਗੁਰੂ) ਦੇ (ਵੱਖ ਵੱਖ ਪਹਿਲੂਆਂ ਦੇ) ਅੰਤਲੇ ਹੱਦ-ਬੰਨੇ ਢੁੰਢ-ਭਾਲ ਕੇ ਥੱਕ ਗਏ ਹਨ (ਪਰ ਕੋਈ ਹੱਦ-ਬੰਨਾ ਲੱਭਾ ਨਹੀਂ)।

(ਮੁਸਲਮਾਨੀ ਮਨੌਤ ਅਠਾਰਹ) ਅਠਾਰਹ ਹਜ਼ਾਰ ਆਲਮ (ਭਾਵ, ਕੁਲ ਦੁਨੀਆ ਦੇ ਲੋਕ) ਅਤੇ (ਸਾਮੀ ਮੱਤ ਦੀਆਂ) ਕਤੇਬਾਂ (ਕੁਰਾਨ, ਅੰਜੀਲ, ਤੌਰੇਤ, ਜੰਬੂਰ) ਵੀ ਆਖਦੀਆਂ ਹਨ ਕਿ ਸਭ ਕਾਸੇ ਨੂੰ ਧਾਰਨ (ਇਸਥਿਤ ਕਰਨ) ਵਾਲਾ ਸਭ ਦਾ ਮੁੱਢ-ਮੂਲ ਇਕੈ (ਕਾਦਰ ਕਰੀਮ) ਹੈ।

(ਜੇ ਕਰਤਾ ਪੁਰਖ ਅਤੇ ਉਸ ਦੀ ਰਚਨਾ ਦਾ) ਲੇਖਾ-ਜੋਖਾ ਹੋ ਸਕਦਾ ਹੋਵੇ ਤਾਂ ਲਿਖਿਆ ਜਾਏ, (ਪਰ ਇਹ ਸੰਭਵ ਨਹੀਂ।) ਲੇਖਾ ਲਿਖਦਿਆਂ ਲਿਖਦਿਆਂ (ਲੇਖਾ ਲਿਖਣ ਵਾਲਿਆਂ ਦਾ ਆਪਣਾ) ਵਿਨਾਸ਼ ਹੋ ਜਾਂਦਾ ਹੈ (ਪਰ ਇਹ ਲੇਖਾ ਨਹੀਂ ਮੁੱਕਦਾ)।

‘ਨਾਨਕ’ (ਮੁਹਰ-ਛਾਪ)—(ਕਰਤਾ ਪੁਰਖ ਵੱਡਿਓ) ਵੱਡਾ ਆਖੀਦਾ ਹੈ, ਉਹ ਆਪਣੇ ਆਪ ਨੂੰ (ਪੂਰੀ ਤਰ੍ਹਾਂ) ਆਪ ਹੀ ਜਾਣਦਾ ਹੈ ॥੨੨॥

ਮਾਲਾਹੀ (ਸਲਾਹੁਣ ਯੋਗ ਪ੍ਰਭੂ) ਨੂੰ ਸਾਲਾਹ ਸਾਲਾਹ ਕੇ ਜੇ ਸੁਰਤੀ (ਆਤਮ-ਚੇਤਨਾ) ਏਸੇ (ਪਰਮ-ਚੇਤਨਾ) ਵਿਚ ਹੀ ਲੀਨ ਹੋ ਜਾਵੇ ਤਾਂ (ਇਸ ਦੀ ਅੱਡਰੀ ਹੋਂਦ) ਨਹੀਂ ਪਾ ਸਕੀਦੀ। [ਸੁਰਤੀ ਸੁਰਤਿ ਰਲਾਈਐ ਏਤੁ ॥—ਪੰਨਾ ੮੭] (ਭਾਵ, ਪਰਮ-ਚੇਤਨਾ ਹੀ ਹੋ ਜਾਈਦਾ ਹੈ ਜੇ ਆਤਮ-ਚੇਤਨਾ ਇਸ ਵਿਚ ਮਿਲਾ ਦੇਈਏ।)

(ਜਿਵੇਂ ਕਿ) ਨਦੀਆਂ ਅਤੇ ਨਾਲੇ (ਜਦੋਂ) ਸਮੁੰਦਰ ਵਿਚ ਜਾ ਪੈਂਦੇ ਹਨ ਤਾਂ ਫਿਰ (ਸਮੁੰਦਰ ਤੋਂ ਵੱਖਰੇ) ਨਹੀਂ ਜਾਣੇ ਜਾਂਦੇ (ਭਾਵ, ਉਨ੍ਹਾਂ ਦੀ ਕੋਈ ਅੱਡਰੀ ਹੋਂਦ ਨਹੀਂ ਰਹਿੰਦੀ)।

ਸਮੁੰਦਰਾਂ (ਜਿੱਡੀ ਵਿਸ਼ਾਲਤਾ) ਅਤੇ ਅਮੀਰੀ ਵਾਲੇ ਤੇ ਸਮੁੰਦਰਾਂ ਉਤੇ ਕਬਜ਼ੇ ਦੇ ਦਾਅਵੇਦਾਰ) ਸ਼ਾਹ-ਪਾਤਸ਼ਾਹ, ਜਿਨ੍ਹਾਂ ਦੇ ਪੱਲੇ (ਅਮਿਣਵਾਂ) ਮਾਲ ਦੌਲਤ ਹੋਵੇ, ਉਹ ਕੀੜੀ (ਤੁਢ ਜਿਹੀ ਹਸਤੀ ਵਾਲੇ ਜੀਵ) ਦੀ ਬਰਾਬਰੀ ਨਹੀਂ ਕਰ ਸਕਦੇ, ਜੇਕਰ (ਹੋ ਪ੍ਰਭੂ !) ਤੂੰ ਉਸ (ਨਾਚੀਜ਼ ਜੀਵ) ਦੇ ਮਨ ਤੋਂ ਵਿਸਰ ਨਾ ਜਾਏਂ ॥੨੩॥

੮. ਸਲਾਹੁਣ ਯੋਗ (ਵਾਹਿਗੁਰੂ)। ੯. ਸਾਲਾਹ-ਸਾਲਾਹ ਕੇ। ੧੦. (ਏਤ+ਬੀ) ਇਸ ਵਿਚ ਹੀ। ੧੧. ਆਤਮ-ਚੇਤਨਾ। ੧੨. ਨਾਲੇ। ੧੩. ਪੈਂਦੇ ਹਨ। ੧੪. ਨਹੀਂ ਜਾਣੇ ਜਾਂਦੇ। ੧੫. ਸ਼ਾਹ ਪਾਤਸ਼ਾਹ। ੧੬. ਪੱਲੇ। ੧੭. ਨਾਲ, ਵਿਚ। ੧੮. ਬਰਾਬਰ। ੧੯. ਤੂੰ ਵਿਸਰ ਨਾ ਜਾਏਂ।

੬੮

ਜਪੁ ਜੀ (ਮੂਲ ਪਾਠ)

ਅੰਤੁ^੧ ਨ ਸਿਫਤੀ^੨, ਕਹਣਿ ਨ ਅੰਤੁ ॥

(ਸਿਫਤੀ—ਅੰਤਲੇ ਸੂਰ ਦਾ ਉਚਾਰਣ ਨਾਸਿਕਤਾ ਬਿਨਾ।)

ਅੰਤੁ ਨ ਕਰਣੈ^੩, ਦੇਣਿ ਨ ਅੰਤੁ ॥**ਅੰਤੁ ਨ ਵੇਖਣਿ, ਸੁਣਣਿ ਨ ਅੰਤੁ ॥****ਅੰਤੁ ਨ ਜਾਪੈ ਕਿਆ ਮਨਿ ਮੰਤੁ^੪ ॥****ਅੰਤੁ ਨ ਜਾਪੈ ਕੀਤਾ ਆਕਾਰੁ^੫ ॥****ਅੰਤੁ ਨ ਜਾਪੈ ਪਾਰਾਵਾਰੁ^੬ ॥****ਅੰਤ ਕਾਰਣਿ ਕੇਤੇ ਬਿਲਲਾਹਿ^੭ ॥**

(ਬਿਲਲਾਹਿ—‘ਹਿ’ ਉਚਾਰਣ ਨਾਸਕੀ।)

ਤਾ ਕੇ ਅੰਤ ਨ ਪਾਏ ਜਾਹਿ^੮ ॥

(ਤਾ—(ਪੜਨਾਂਵ) ਉਚਾਰਣ ਨਾਸਿਕਤਾ ਬਿਨਾ। ਜਾਹਿ—‘ਹਿ’ ਉਚਾਰਣ ਨਾਸਕੀ।)

ਏਹੁ ਅੰਤੁ^੯ ਨ ਜਾਣੈ ਕੋਇ ॥**ਬਹੁਤਾ ਕਹੀਐ, ਬਹੁਤਾ ਹੋਇ ॥**

(ਅੰਤੁ—ਦੇਹਰੀ ਦੀਪਕ ਹੈ।)

੧. ਹੱਦ-ਬੰਨਾ। ੨. (ਉ) ਸਿਫਤਾਂ ਦੇ ਮਾਲਕ ਪ੍ਰਭੂ ਦਾ, (ਅ) ਸਿਫਤਾਂ ਕਰਨ ਨਾਲ। ੩. ਕੁਝ ਕਰੀ ਜਾਣ ਨਾਲ। ੪. ਮੰਤਵ (ਸੰਕਲਪ)। ੫. ਜਗਤ-ਪਸਾਰ। ੬. ਪਾਰ ਅਤੇ ਉਰਵਾਰ।

ਜਪੁ ਜੀ (ਸਰਲ ਸਟੀਕ)

੬੯

ਸਿਫਤੀ (ਸਿਫਤਾਂ ਦੇ ਮਾਲਕ ਪ੍ਰਭੂ) ਦੀਆਂ ਸਿਫਤਾਂ ਦਾ ਕੋਈ ਹੱਦ-ਬੰਨਾ ਨਹੀਂ। (ਉਸ ਦੀਆਂ ਸਿਫਤਾਂ) ਆਖੀ ਜਾਣ ਨਾਲ (ਉਸ ਨਾਲ ਆਤਮਿਕ ਸਾਂਝਤਾਂ ਪੈ ਸਕਦੀ ਹੈ, ਪਰ) ਉਸ ਦਾ ਅੰਤ ਨਹੀਂ (ਪਾਇਆ ਜਾ ਸਕਦਾ)।

(ਨਿਰੰਤਰ ਕੁਝ) ਕਰੀ ਜਾਣ ਨਾਲ (ਕਰਤਾਰ ਦਾ) ਅੰਤ ਨਹੀਂ (ਲੱਭ ਸਕਦਾ)। (ਦਾਤਾਰ ਪ੍ਰਭੂ ਦੇ ਦਿੱਤੇ ਹੋਏ ਵਿਚੋਂ ਕੁਝ) ਦੇਣ ਨਾਲ ਉਸ ਦਾ ਅੰਤ ਨਹੀਂ (ਲੱਭ ਸਕਦਾ)।

(ਸੁੰਦਰਾਵਲੇ ਪ੍ਰਭੂ ਦੀ ਵੰਨ-ਸੁਵੰਨੀ ਕੁਦਰਤ ਨੂੰ ਅੱਖਾਂ ਨਾਲ ਨਿਰੰਤਰ) ਵੇਖੀ ਜਾਣ ਨਾਲ ਉਸ ਦਾ ਅੰਤ ਨਹੀਂ (ਲੱਭ ਸਕਦਾ), (ਕਾਦਰ ਅਤੇ ਉਸ ਦੀ ਕੁਦਰਤ ਦੀ ਅਸਚਰਜ ਲੀਲਾ ਨਿਰੰਤਰ) ਸੁਣੀ ਜਾਣ ਨਾਲ ਉਸ ਦਾ ਅੰਤ ਨਹੀਂ (ਲੱਭ ਸਕਦਾ)।

(ਰਚਨਾ ਨੂੰ ਰਚਣ ਅਤੇ ਚਲਾਉਣ ਸੰਬੰਧੀ ਪ੍ਰਭੂ ਦੇ) ਮਨ ਵਿਚ ਕੀ ਮੰਤਵ (ਸੰਕਲਪ) ਹੈ, ਇਸ ਦਾ ਅੰਤ ਨਹੀਂ ਜਾਣਿਆ ਜਾ ਸਕਦਾ।

(ਪ੍ਰਭੂ ਦਾ) ਬਣਾਇਆ ਹੋਇਆ ਜਿੰਨਾ ਜਗਤ-ਪਸਾਰ ਹੈ, ਉਸ ਦਾ ਕੋਈ ਅੰਤ ਨਹੀਂ ਜਾਣਿਆ ਜਾ ਸਕਦਾ।

(ਪ੍ਰਭੂ ਅਤੇ ਉਸ ਦੀ ਸਿਰਜੀ ਰਚਨਾ ਦਾ) ਕੋਈ ਅੰਤ ਨਹੀਂ, ਉਸ ਦਾ ਕੋਈ ਉਰਵਾਰ ਪਾਰ (ਹੱਦ-ਬੰਨਾ) ਨਹੀਂ ਜਾਣਿਆ ਜਾ ਸਕਦਾ।

(ਪ੍ਰਭੂ ਦਾ) ਅੰਤ ਲੈਣ ਲਈ ਕਿੰਨੇ ਹੀ ਜੀਵ ਤਰਲੋ-ਮੱਛੀ ਹੋਈ ਜਾਂਦੇ ਹਨ, ਪਰ ਉਸ (ਪ੍ਰਭੂ ਅਤੇ ਉਸ ਦੀ ਰਚਨਾ ਦੇ ਵੱਖ ਵੱਖ ਪੱਖਾਂ) ਦੇ ਅੰਤ ਨਹੀਂ ਪਾਏ ਜਾ ਸਕਦੇ।

ਅੰਤਲਾ ਸਾਰ-ਸਿੱਟਾ ਇਹ ਹੈ ਕਿ ਉਸ (ਪ੍ਰਭੂ) ਦਾ ਅੰਤ ਕੋਈ ਨਹੀਂ ਜਾਣ ਸਕਦਾ।

(ਪ੍ਰਭੂ ਦੀ ਬੇਅੰਤਤਾ ਬਾਰੇ) ਜਿੰਨਾ ਵਧੀਕ ਆਖਦੇ ਜਾਈਏ, (ਉਸ ਦੀ ਬੇਅੰਤਤਾ ਦਾ ਵਿਸਥਾਰ) ਉਨਾਂ ਹੀ ਵਧੀਕ ਹੁੰਦਾ ਜਾਂਦਾ ਹੈ।

੭. ਵਿਲਕਦੇ ਹਨ, ਤਰਲੋ-ਮੱਛੀ ਪਏ ਹੁੰਦੇ ਹਨ। ੮. ਜਾਂਦੇ ਹਨ, ਜਾ ਸਕਦੇ ਹਨ। ੯. ਅੰਤਲਾ ਸਾਰ-ਸਿੱਟਾ।

ਵੱਡਾ ਸਾਹਿਬੁ, ਉੱਚਾ ਬਾਉ ॥

(ਬਾਉ—ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਉੱਚੇ ਉਪਰਿ ਉੱਚਾ ਨਾਉ ॥

(ਨਾਉ—ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਏਵੱਡੁ ਉੱਚਾ ਹੋਵੈ ਕੋਇ ॥

ਤਿਸੁ ਉੱਚੇ ਕਉ ਜਾਣੈ ਸੋਇ ॥

(ਕਉ—ਇਸ ਸ਼ਬਦ ਦਾ ਉਚਾਰਣ ‘ਕੋ’ ਦੁਰਸਤ ਨਹੀਂ, ‘ਕੌ’ ਹੈ।)

ਜੇਵੱਡੁ ਆਪਿ, ਜਾਣੈ ਆਪਿ ਆਪਿ ॥

ਨਾਨਕ, ਨਦਰੀ^੧ ਕਰਮੀ^੨ ਦਾਤਿ ॥੨੪॥

ਬਹੁਤਾ ਕਰਮੁ^੩, ਲਿਖਿਆ ਨਾ ਜਾਇ ॥

ਵੱਡਾ ਦਾਤਾ, ਤਿਲੁ ਨ ਤਮਾਇ ॥

ਕੇਤੇ ਮੰਗਹਿ ਜੋਧ ਅਪਾਰੇ ॥

(ਮੰਗਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਕੇਤਿਆ^੪ ਰਾਣਤ ਨਹੀਂ ਵੀਚਾਰੁ ॥

(ਕੇਤਿਆ—ਅੰਤਲੇ ਸੂਰ ਦਾ ਉਚਾਰਣ ਨਾਸਿਕਤਾ ਬਿਨਾ।)

(ਬੇਅੰਤ ਗੁਣਾਂ ਦਾ) ਮਾਲਕ-ਪ੍ਰਭੂ ਬਹੁਤ ਵੱਡਾ ਹੈ, ਉਸ ਦਾ ਰੁਤਬਾ ਬਹੁਤ ਉੱਚਾ ਹੈ।

ਉਸ ਦਾ ਨਾਉ ਉੱਚੇ ਤੋਂ ਉੱਚਾ (ਸਰਵੁੱਚ) ਹੈ।

ਜੇ ਕੋਈ ਏਡਾ ਉੱਚਾ ਹੋਵੇ (ਜੇਡਾ ਉੱਚਾ ਪ੍ਰਭੂ ਹੈ);

ਉਹ ਹੀ ਉਸ ਉੱਚੇ (ਪ੍ਰਭੂ) ਨੂੰ (ਪੂਰੀ ਤਰ੍ਹਾਂ) ਜਾਣ ਸਕਦਾ ਹੈ, (ਪਰ ਅਜਿਹਾ ਕੋਈ ਵੀ ਨਹੀਂ)।

ਜਿੱਡਾ ਵੱਡਾ (ਪ੍ਰਭੂ) ਆਪ ਹੈ, ਉਹ ਆਪ ਅਤੇ ਕੇਵਲ ਆਪ ਹੀ (ਆਪਣੇ ਵਡੱਪਣ ਨੂੰ) ਜਾਣਦਾ ਹੈ।

‘ਨਾਨਕ’ (ਮੁਹਰ-ਛਾਪ)—ਬਖਸ਼ਸ਼ਾਂ ਵਾਲੇ (ਪ੍ਰਭੂ ਦੀ) ਮਿਹਰ ਦੀ ਨਦਰਿ ਦੁਆਰਾ ਹੀ (ਉਸ ਨੂੰ ਮਨ, ਬਚਨ, ਕਰਮ ਕਰਕੇ ਉੱਚਿਓਂ ਉੱਚਾ ਅਤੇ ਵੱਡਿਓਂ ਵੱਡਾ ਮੰਨਣ ਦੀ) ਦਾਤਿ (ਨਸੀਬ ਹੁੰਦੀ) ਹੈ ॥੨੪॥

(ਵੱਡਿਓਂ ਵੱਡੇ ਦਾਤਾਰ ਦਾ) ਪ੍ਰਸਾਦ (ਫਜ਼ਲ) ਬਹੁਤਿਓਂ ਬਹੁਤਾ ਹੈ, (ਜੋ) ਲਿਖਿਆ (ਲਿਖਤ ਦੁਆਰਾ ਵਰਣਨ ਕੀਤਾ) ਨਹੀਂ ਜਾ ਸਕਦਾ।

(ਉਹ ਵੱਡਿਓਂ) ਵੱਡਾ ਦਾਤਾਰ ਹੈ, (ਜਿਸ ਨੂੰ) ਨਾ ਕੋਈ ਤਿਲੁ (ਛਲ ਕਪਟ) ਹੈ ਨਾ ਤਮਾਅ (ਲਾਲਚ)। (ਭਾਵ, ਦਾਤਾਂ ਦਿੰਦਿਆਂ ਨਾ ਉਹ ਕੋਈ ਫੋਕਾ ਵਿਖਾਵਾ ਹੀ ਕਰਦਾ ਹੈ ਨਾ ਉਸ ਨੂੰ ਕਿਸੇ ਖੁਸ਼ਾਮਦ ਦੀ ਮੁਖਾਜ਼ੀ ਹੈ)।

ਕਿੰਨੇ ਹੀ ਸੂਰਮੇ (ਉਸ ਵੱਡ-ਦਾਤਾਰ ਤੋਂ) ਅਪਾਰ ਜੋਪਨ-ਸ਼ਕਤੀ (ਸੂਰਮਗਤੀ) ਮੰਗਦੇ ਹਨ।

ਕਿੰਨੇ ਹੀ (ਦਾਤਾਂ ਮੰਗਣ ਵਾਲੇ ਹੋਰ ਮੰਗਤੇ) ਹਨ, ਜਿਨ੍ਹਾਂ ਦੀ ਗਿਣਤੀ ਦਾ ਵਿਚਾਰ (ਅੰਦਾਜ਼ਾ) ਨਹੀਂ ਹੋ ਸਕਦਾ।

੧. ਮਿਹਰ ਦੀ ਨਦਰ ਦੁਆਰਾ। ੨. ਬਖਸ਼ਸ਼ਾਂ ਵਾਲੇ ਪ੍ਰਭੂ ਦੀ। ੩. ਫਜ਼ਲ, ਪ੍ਰਸਾਦ।
੪. (ਕੇਤੇ—ਆ) ਕਿੰਨੇ ਹੀ (ਜੀਵ) ਹਨ।

ਕੇਤੇ ਖਪਿ ਤੁਟਹਿ ਵੇਕਾਰੁ ॥

(ਤੁਟਹਿ—ਅੰਤਲੇ 'ਹਿ' ਦਾ ਉਚਾਰਣ ਨਾਸਕੀ।)

ਕੇਤੇ ਲੈ ਲੈ ਮੁਕਰੁ ਪਾਹਿ ॥

(ਪਾਹਿ—ਅੰਤਲੇ 'ਹਿ' ਦਾ ਉਚਾਰਣ ਨਾਸਕੀ। ਮੁਕਰੁ—ਅੰਤਲੇ ਸੂਰ (ੴ) ਦੀ ਵਿਆਕਰਣਿਕ ਵਿਸ਼ੇਸ਼ਤਾ ਵਿਚਾਰ-ਤਲਬ ਹੈ।)

ਕੇਤੇ ਮੂਰਖ ਖਾਹੀ ਖਾਹਿ ॥

(ਖਾਹੀ—ਅੰਤਲੀ 'ਹੀ' ਦਾ ਉਚਾਰਣ ਨਾਸਕਤਾ ਬਹੁਰੂ। ਖਾਹਿ—ਅੰਤਲੇ 'ਹਿ' ਦਾ ਉਚਾਰਣ ਨਾਸਕੀ।)

***ਕੇਤਿਆਂ ਦੁਖ ਭੁਖ ਸਦ ਮਾਰ ॥**

(ਕੇਤਿਆ—ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਏਹਿ ਭਿ ਦਾਤਿ ਤੇਰੀ ਦਾਤਾਰ ॥

ਬੰਦਿ ਖਲਾਸੀ ਭਾਣੈ ਹੋਇ ॥

ਹੋਰੁ ਆਖਿ ਨ ਸਕੈ ਕੋਇ ॥

ਜੇ ਕੋ ਖਾਇਕੁ ਆਖਣਿ ਪਾਇ ॥

ਓਹ ਜਾਣੈ ਜੇਤੀਆਂ ਮੁਹਿਂ ਖਾਇ ॥

(ਜੇਤੀਆ—ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਆਪੇ ਜਾਣੈ, ਆਪੇ ਦੇਇ ॥

ਆਖਹਿ ਸਿ ਭਿ ਕੋਈ ਕੇਇ ॥

(ਆਖਹਿ—ਅੰਤਲੇ 'ਹਿ' ਦਾ ਉਚਾਰਣ ਨਾਸਕੀ।)

੧. ਮਰ ਖਪ ਜਾਂਦੇ ਹਨ। ੨. ਵਿਕਾਰਾਂ ਵਿਚ। ੩. ਖਾਈ ਹੀ ਖਾਈ ਜਾਂਦੇ ਹਨ। ੪. ਕਿੰਨਿਆਂ (ਜੀਵਾਂ) ਨੂੰ। ੫. ਕੋਈ ਮਨੁੱਖ। ੬. ਮੂਰਖ ਮਨੁੱਖ। ੭. ਜਿੰਨੀਆਂ (ਚੋਟਾਂ)। ੮. ਮੂੰਹ ਉੱਤੇ। ੯. ਟਾਵੇਂ ਟਾਵੇਂ। * (ਨੋਟ—ਇਸ ਪਉੜੀ ਵਿਚ 'ਕੇਤਿਆ' ਦੋ ਵਾਰੀ ਆਇਆ ਹੈ, ਦੋਵੇਂ ਵਾਰੀ ਉਚਾਰਣ

ਕਿੰਨੇ ਹੀ ਵਿਕਾਰੀ ਜੀਵ ਵਿਕਾਰਾਂ ਵਿਚ ਖਚਿਤ ਹੋ ਕੇ ਮਰ ਖਪ ਜਾਂਦੇ ਹਨ।

ਕਿੰਨੇ ਹੀ (ਅਕਿਰਤਘਣ ਜੀਵ ਉਸ ਦਾਤਾਰ ਤੋਂ ਅਮੋਲਕ ਦਾਤਾਂ) ਲੈ ਲੈ ਕੇ ਮੁਨਕਰ ਹੋਈ ਜਾਂਦੇ ਹਨ।

ਕਿੰਨੇ ਹੀ ਜੀਵ (ਪ੍ਰਭੂ ਦੀਆਂ ਅਮੋਲਕ ਦਾਤਾਂ) ਬੇਸਮਝਾਂ ਵਾਂਗੂ ਨਿਰੰਤਰ ਖਾਈ ਹੀ ਖਾਈ ਜਾਂਦੇ ਹਨ। (ਬਾਵ, ਜਿਨ੍ਹਾਂ ਦਾ ਜੀਵਨ-ਲਕਸ਼ ਕੇਵਲ ਭੋਗ-ਬਿਲਾਸ ਹੀ ਹੈ। ਗੁਰਵਾਕ—ਗਰਧਪ ਵਾਂਗੂ ਲਾਹੇ ਪੇਟਿ ॥—ਪੰਨਾ ੨੦੧)। (ਹੇ ਵਿਧਾਤੇ ਪ੍ਰਭੂ !) ਕਿੰਨੇ ਹੀ ਜੀਵਾਂ ਨੂੰ (ਤੇਰੀ ਰਜਾਅ ਵਿਚ) ਸਦੀਵ-ਕਾਲ ਦੁਖ ਭੁਖ ਦੀ ਮਾਰ (ਵਰਗੀ ਰਹਿੰਦੀ) ਹੈ।

ਹੇ ਦਾਤਾਰ ਪ੍ਰਭੂ ! ਇਹ (ਦੁਖ ਅਤੇ ਭੁਖ) ਵੀ ਤੇਰੀ ਦਾਤਿ ਹੀ ਹਨ।

ਬੰਦੀ (ਮਾਇਕੀ ਬੰਧਨਾਂ ਦੀ ਕੈਦ) ਅਤੇ ਖਲਾਸੀ (ਮਾਇਕੀ ਬੰਧਨਾਂ ਤੋਂ ਖਲਾਸੀ) ਪ੍ਰਭੂ ਦੀ ਰਜਾਅ ਵਿਚ ਹੀ ਹੁੰਦੀ ਹੈ।

ਕੋਈ ਮਨੁੱਖ (ਭਾਣੈ ਦੇ ਸਿਧਾਂਤ ਤੋਂ ਛੁਟ) ਕੋਈ ਹੋਰ (ਵਿਚਾਰੁ) ਆਖ ਹੀ ਨਹੀਂ ਸਕਦਾ।

ਜੇ ਕੋਈ ਮੂਰਖ ਜੀਵ ਆਖਣ ਲੱਗ ਪਵੇ (ਕਿ ਜੀਵਾਂ ਦੀ ਬੰਦੀ ਤੇ ਖਲਾਸੀ ਸੰਬੰਧੀ ਪ੍ਰਭੂ-ਰਜਾਅ ਤੋਂ ਇਲਾਵਾ ਕੋਈ ਹੋਰ ਕਾਰਨ ਹੋ ਸਕਦਾ ਹੈ);

ਉਹ (ਮਤਿ-ਹੀਣਾ ਮਨੁੱਖ) ਹੀ ਜਾਣਦਾ ਹੈ ਕਿ (ਇਸ ਅਵੱਗਿਆ ਵਜੋਂ) ਜਿੰਨੀਆਂ (ਚੋਟਾਂ) ਉਹ ਮੂੰਹ ਉੱਤੇ ਸਹਾਰਦਾ ਹੈ।

ਉਹ (ਅਜਿਹੇ) ਭੀ ਟਾਵੇਂ ਟਾਵੇਂ (ਜੀਵ) ਹਨ, ਜੋ (ਯਥਾਰਥ ਕਬਨ) ਆਖਦੇ ਹਨ ਕਿ ਪ੍ਰਭੂ ਆਪ ਹੀ (ਜੀਵਾਂ ਦੀ ਅੰਦਰਲੀ ਬਿਵਸਥਾ) ਜਾਣਦਾ ਹੈ ਅਤੇ ਆਪ ਹੀ (ਆਪਣੀ ਰਜਾਅ ਵਿਚ ਲੋੜੀਂਦੀਆਂ ਦਾਤਾਂ) ਦੇਂਦਾ ਹੈ।

ਵੱਖਰਾ ਵੱਖਰਾ ਹੈ। ਪਹਿਲਾਂ ਆਏ ਇਸ ਸ਼ਬਦ ਦੇ ਅੰਤਲੇ ਸੂਰ ਦਾ ਉਚਾਰਣ ਨਾਸਕਤਾ ਬਿਨਾ ਹੈ, ਕਿਉਂਚੁਂ ਇਸ ਅਗੇ ਕੋਈ ਸੰਬੰਧਕੀ ਪਦ ਨਹੀਂ। ਮਗਰੋਂ ਆਏ ਇਸ ਸ਼ਬਦ ਦੇ ਅਗੇ ਸੰਬੰਧਕੀ ਪਦ 'ਨੂੰ' ਲੁਪਤ ਹੈ, ਇਸ ਲਈ ਇਸ ਦੇ ਅੰਤਲੇ ਸੂਰ ਦਾ ਉਚਾਰਣ ਨਾਸਕੀ ਹੈ।

ਜਿਸ ਨੇ ਬਖਸੇ ਸਿਫਤਿ ਸਾਲਾਹ ॥

(ਬਖਸੇ—‘ਸ’ ਦਾ ਉਚਾਰਣ ਵਿਸ਼ੇਸ਼ ਧੁਨੀ। ਅੰਤਲੇ ਸੂਰ ਦਾ ਉਚਾਰਣ ਨਾਸਿਕਤਾ ਬਿਨਾ।)

ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥

(ਪਾਤਿਸਾਹੀ—ਅੰਤਲੀ ‘ਹੀ’ ਦਾ ਉਚਾਰਣ ਨਾਸਕੀ। ਪਾਤਿਸਾਹੁ—‘ਸ’ ਦੇ ਉਚਾਰਣ ਵਿਸ਼ੇਸ਼ ਧੁਨੀ।)

ਅਮੁਲੁ ਗੁਣ, ਅਮੁਲ ਵਾਪਾਰ ॥

ਅਮੁਲ ਵਾਪਾਰੀਏ, ਅਮੁਲ ਭੰਡਾਰ ॥

ਅਮੁਲ ਆਵਹਿ^੨, ਅਮੁਲ ਲੈ ਜਾਹਿ ॥

(ਆਵਹਿ, ਜਾਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਅਮੁਲ ਭਾਇ^੩, ਅਮੁਲਾ ਸਮਾਹਿ^੪ ॥

(ਸਮਾਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਅਮੁਲੁ ਧਰਮ^੫, ਅਮੁਲੁ ਦੀਬਾਣੁ^੬ ॥

ਅਮੁਲੁ ਤੁਲੁ^੭, ਅਮੁਲੁ ਪਰਵਾਣੁ^੮ ॥

ਅਮੁਲੁ ਬਖਸੀਸ, ਅਮੁਲੁ ਨੀਸਾਣੁ^੯ ॥

(ਬਖਸੀਸ—ਦੋਵੇਂ ‘ਸ’ ਉਚਾਰਣ ਵਿਸ਼ੇਸ਼ ਧੁਨੀ।)

ਅਮੁਲੁ ਕਰਮ^{੧੦}, ਅਮੁਲੁ ਫੁਰਮਾਣੁ^{੧੧} ॥

੧. ਮੁੱਲ ਤੋਂ ਪਰੇ। ੨. (ਅਮੁਲ ਗੁਣਾਂ ਦੇ ਵਾਪਾਰੀ) ਆਉਂਦੇ ਹਨ। ੩. ਸਰਧਾ-ਭਾਵਨੀ ਵਿਚ।

੪. ਸਮਾਅ ਜਾਂਦੇ ਹਨ। ੫. ਧਰਮ-ਰਾਜਾ ਅਥਵਾ ਧਰਮ-ਨਿਆਉ। ੬. ਧਰਮ-ਦਰਬਾਰ।

ਜਿਸ ਜੀਵ ਨੂੰ (ਪ੍ਰਭੂ) ਆਪਣੀ ਸਿਫਤਿ-ਸਾਲਾਹ (ਦੀ ਵੱਡਮੁੱਲੀ ਦਾਤਿ) ਬਖਸ਼ ਦੇਵੇ;

‘ਨਾਨਕ’ (ਮੁਹਰ-ਛਾਪ)—ਉਹ (ਜਾਣੋ) ਪਾਤਿਸ਼ਾਹਾਂ ਸਿਰ ਪਾਤਿਸ਼ਾਹ ਹੈ। ॥੨੫॥

(ਅਮੁੱਲ ਕਰਤਾ ਪੁਰਖ ਦੇ) ਗੁਣ ਮੁੱਲ ਤੋਂ ਪਰੇ ਹਨ, (ਉਨ੍ਹਾਂ ਅਮੁੱਲ ਗੁਣਾਂ ਦੇ) ਵਣਜ ਵੀ ਮੁੱਲ ਤੋਂ ਪਰੇ ਹਨ।

(ਅਮੁੱਲ ਗੁਣਾਂ ਦਾ ਵਾਪਾਰ ਕਰਨ ਵਾਲੇ) ਵਾਪਾਰੀ ਵੀ ਅਮੋਲਕ ਹਨ (ਅਤੇ ਅਮੁੱਲ ਗੁਣਾਂ ਦੇ) ਭੰਡਾਰ ਵੀ ਅਮੋਲਕ ਹਨ।

ਜਿਹੜੇ (ਵਡਭਾਗੇ ਜੀਵ ਅਮੋਲਕ ਗੁਣਾਂ ਦੇ ਵਾਪਾਰ ਕਰਨ ਲਈ ਗੁਰੂ-ਸ਼ਾਹ ਪਾਸ) ਆਉਂਦੇ ਹਨ, ਉਹ ਵੀ ਅਮੋਲਕ ਹਨ, ਜਿਹੜੇ (ਅਮੋਲਕ ਗੁਣਾਂ ਨੂੰ ਵਿਹਾਝ ਕੇ) ਲੈ ਜਾਂਦੇ ਹਨ, ਉਹ ਵੀ ਅਮੋਲਕ ਹਨ।

ਅਮੋਲਕ ਹਨ ਉਹ ਜੀਵ ਜੋ (ਗੁਣਾਂ ਦੇ ਮਾਲਕ ਵਾਹਿਗੁਰੂ ਦੀ) ਸ਼ਰਧਾ-ਭਾਵਨੀ ਵਿਚ ਰਹਿੰਦੇ ਹਨ, ਅਮੋਲਕ ਹਨ ਉਹ ਜੋ (ਇਸ ਅਮੋਲਕ ਸ਼ਰਧਾ-ਭਾਵਨੀ ਦੇ ਸਿਰ-ਸਦਕੇ ਗੁਣੀ-ਨਿਧਾਨ ਵਾਹਿਗੁਰੂ ਵਿਚ) ਸਮਾਏ ਰਹਿੰਦੇ ਹਨ।

(ਧਰਮ-ਯੁਜਾ ਵਾਹਿਗੁਰੂ ਦਾ ਥਾਪਿਆ ਹੋਇਆ) ਧਰਮ-ਰਾਜਾ ਅਥਵਾ ਉਸ ਦਾ ਧਰਮ-ਨਿਆਉ ਅਮੋਲਕ ਹੈ (ਅਤੇ ਧਰਮ-ਨਿਆਉ ਵਰਤਾਉਣ ਵਾਲਾ) ਉਸ ਦਾ ਧਰਮ-ਦਰਬਾਰ (ਕਚਹਿਰੀ) ਵੀ ਅਮੋਲਕ ਹੈ।

(ਧਰਮ-ਨਿਆਉ ਵਰਤਾਉਣ ਲਈ) ਅਮੋਲਕ ਹੈ ਉਸ ਦਾ ਧਰਮ-ਕੰਡਾ, ਅਤੇ ਅਮੋਲਕ ਹੈ (ਜੀਵਾਂ ਦੇ ਕਰਮਾਂ ਨੂੰ ਜੋਖਣ ਵਾਲਾ) ਧਰਮ-ਵੱਟਾ।

(ਕਰਤਾ ਪੁਰਖ ਦਾ) ਬਖਸੀਸ ਵਜੋਂ ਦਿੱਤਾ ਹਰੇਕ ਦਾਨ ਅਮੋਲਕ ਹੈ, ਅਤੇ ਅਮੋਲਕ ਹੈ ਉਸ ਦਾ ਨਾਮ-ਨੀਸ਼ਾਨ।

ਅਮੋਲਕ ਹੈ ਉਸ ਦਾ ਪ੍ਰਸਾਦ (ਛਜਲ), ਅਮੋਲ ਹੈ ਉਸ ਦਾ (ਵਿਸ਼ਵ ਸੰਸਾਰ ਦਾ ਪ੍ਰਬੰਧ ਚਲਾਉਣ ਵਾਲਾ) ਹੁਕਮ।

੭. ਧਰਮ-ਕੰਡਾ। ੮. ਧਰਮ-ਵੱਟਾ। ੯. ਪ੍ਰਵਾਨਗੀ ਦਾ ਚਿੰਨ੍ਹ। ੧੦. ਪ੍ਰਸਾਦ, ਛਜਲ। ੧੧. ਹੁਕਮ।

ਅਮੁਲੋ ਅਮੁਲੁ, ਆਖਿਆ ਨ ਜਾਇ ॥

ਆਖਿ ਆਖਿ ਰਹੇ^੧ ਲਿਵ ਲਾਇ ॥

ਆਖਹਿ ਵੇਦ ਪਾਠ ਪੁਰਾਣ ॥

(ਆਖਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਆਖਹਿ ਪੜ੍ਹੇ, ਕਰਹਿ ਵਖਿਆਣ ॥

(ਆਖਹਿ, ਕਰਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ। ਪੜ੍ਹੇ—‘ੜ’ ਉਚਾਰਣ ਭਾਰਾ।)

ਆਖਹਿ ਬਰਮੇ, ਆਖਹਿ ਇੰਦ ॥

(ਆਖਹਿ (ਦੌਵੇਂ ਵਾਰੀ) ਅੰਤਲੇ ‘ਹਿ’ ਦਾ ਉਚਾਰਣ ਨਾਸਕੀ। ਬਰਮੇ—‘ਰ’ ਉਚਾਰਣ ਭਾਰ ਸਹਿਤ।)

ਆਖਹਿ ਗੋਪੀ ਤੈ ਗੋਵਿੰਦ^੨ ॥

(ਆਖਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਆਖਹਿ ਈਸਰ^੩, ਆਖਹਿ ਸਿਧ ॥

(ਆਖਹਿ—(ਦੌਵੇਂ ਵਾਰੀ) ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਆਖਹਿ ਕੇਤੇ ਕੀਤੇ ਬੁਧ ॥

(ਆਖਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਆਖਹਿ ਦਾਨਵ^੪, ਆਖਹਿ ਦੇਵ^੫ ॥

(ਆਖਹਿ—(ਦੌਵੇਂ ਵਾਰੀ) ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਆਖਹਿ ਸੁਰਿ ਨਰ ਮੁਨਿ ਜਨ ਸੇਵ^੬ ॥

(ਆਖਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ। ਸੁਰਿ-ਨਰ, ਮੁਨਿ-ਜਨ—ਸਮਾਜੀ ਸ਼ਬਦ ਹਨ।)

੧. ਰਹਿ ਖਲੋਤੇ, ਰਹਿ ਗਏ। ੨. ਸੁਰਤੀ ਬਿਰਤੀ ਜੋੜ ਜੋੜ ਕੇ। ੩. ਪੜ੍ਹੇ ਹੋਏ (ਵਿਦਵਾਨ ਲੋਕੀ)।

(ਅਮੋਲਕ ਵਾਹਿਗੁਰੂ ਅਤੇ ਉਸ ਦਾ ਸਭ ਕੁਝ) ਅਮੋਲਕ ਹੀ ਅਮੋਲਕ ਹੈ, ਜਿਸ ਦਾ (ਪੂਰੀ ਤਰ੍ਹਾਂ) ਵਰਣਨ ਨਹੀਂ ਕੀਤਾ ਜਾ ਸਕਦਾ।

(ਬੇਅੰਤ ਜੀਵ ਕਰਤਾ ਪੁਰਖ ਦੇ ਅਮੋਲਕ ਗੁਣਾਂ ਅਤੇ ਉਸ ਦੀਆਂ ਅਮੋਲਕ ਦਾਤਾਂ ਬਾਰੇ) ਆਖ ਆਖ ਕੇ ਅਤੇ (ਅਮੁੱਲਤਾ ਦੀ ਥਾਹ ਪਾਉਣ ਲਈ) ਸੁਰਤੀ ਬਿਰਤੀ ਲਾ ਲਾ (ਜੋੜ ਜੋੜ) ਕੇ ਹਾਰ-ਹੁਟ ਗਏ, (ਪਰ ਅਮੁੱਲਤਾ ਦੀ ਥਾਹ ਨਹੀਂ ਪਾ ਸਕੇ)।

ਵੇਦ-ਪਾਠੀ ਅਤੇ ਪੁਰਾਣ-ਪਾਠੀ ਵੇਦਾਂ ਅਤੇ ਪੁਰਾਣਾਂ ਦੇ ਪਾਠ ਰਾਹੀਂ (ਕਰਤਾ ਪੁਰਖ ਦੇ ਅਮੋਲਕ ਗੁਣਾਂ ਦਾ) ਵਰਣਨ ਕਰਦੇ ਹਨ।

(ਕਿੰਨੇ ਹੀ) ਪੜ੍ਹੇ ਹੋਏ (ਵਿਦਵਾਨ ਲੋਕ ਪ੍ਰਭੂ ਦੇ ਅਮੋਲਕ ਗੁਣਾਂ ਦਾ) ਵਰਣਨ ਕਰਦੇ ਹਨ ਅਤੇ ਇਸ ਬਾਰੇ (ਲੰਮੇ ਚੌੜੇ) ਵਖਿਆਨ ਕਰਦੇ ਹਨ।

(ਕਿੰਨੇ ਹੀ) ਬ੍ਰਹਮੇ (ਪ੍ਰਭੂ ਦੇ ਅਮੋਲਕ ਗੁਣਾਂ ਦਾ) ਵਰਣਨ ਕਰਦੇ ਹਨ, ਕਿੰਨੇ ਹੀ ਇੰਦਰੋਂ ਵਰਣਨ ਕਰਦੇ ਹਨ।

(ਕਿੰਨੀਆਂ) ਗੋਪੀਆਂ ਅਤੇ (ਕਿੰਨੇ) ਕਾਨ੍ਹ (ਪ੍ਰਭੂ ਦੇ ਅਮੰਲਕ ਗੁਣਾਂ ਦਾ) ਵਰਣਨ ਕਰਦੇ ਹਨ।

(ਕਿੰਨੇ ਹੀ) ਸ਼ਿਵ ਜੀ (ਪ੍ਰਭੂ ਦੇ ਅਮੋਲਕ ਗੁਣਾਂ ਦਾ) ਵਰਣਨ ਕਰਦੇ ਹਨ (ਕਿੰਨੇ ਹੀ) ਸਿਧੀਆਂ ਨੂੰ ਪ੍ਰਾਪਤ ਹੋਏ ਜੋਗੀਰਾਜ ਵਰਣਨ ਕਰਦੇ ਹਨ।

ਕਿੰਨੇ ਹੀ (ਵਾਹਿਗੁਰੂ ਦੇ) ਪੈਦਾ ਕੀਤੇ ਹੋਏ ਬੁਧੀਮਾਨ (ਉਸ੍ਤ ਦੇ ਅਮੋਲਕ ਗੁਣਾਂ ਦਾ) ਵਰਣਨ ਕਰਦੇ ਹਨ।

(ਕਿੰਨੇ ਹੀ) ਰਾਖਸ਼ (ਪ੍ਰਭੂ ਦੇ ਅਮੋਲਕ ਗੁਣਾਂ ਦਾ) ਵਰਣਨ ਕਰਦੇ ਹਨ, (ਕਿੰਨੇ ਹੀ) ਦੇਵਤੇ ਵਰਣਨ ਕਰਦੇ ਹਨ।

(ਕਿੰਨੇ ਹੀ) ਦੈਵੀ ਸੁਭਾਅ ਵਾਲੇ ਪੁਰਸ਼ ਅਤੇ ਰਿਸੀ ਮੁਨੀ ਸੇਵਕ-ਭਾਵਨਾ ਨਾਲ (ਪ੍ਰਭੂ ਦੇ ਅਮੋਲਕ ਗੁਣਾਂ ਦਾ) ਵਰਣਨ ਕਰਦੇ ਹਨ।

੪. ਕਾਨ੍ਹ, ਕਿਸ਼ਨ। ੫. ਸ਼ਿਵ ਜੀ। ੬. ਉਪਾਏ (ਪੈਦਾ ਕੀਤੇ) ਹੋਏ ਬੁਧੀਮਾਨ। ੭. ਰਾਖਸ਼।
੮. ਦੇਵਤੇ। ੯. ਦੈਵੀ ਸੁਭਾਅ ਵਾਲੇ ਮਨੁੱਖ। ੧੦. ਸੇਵਕ-ਭਾਵਨਾ ਨਾਲ।

ਕੇਤੇ ਆਖਹਿ ਆਖਣਿ ਪਾਹਿ ॥

(ਆਖਹਿ, ਪਾਹਿ—ਅੰਤਲੇ 'ਹਿ' ਦਾ ਉਚਾਰਣ ਨਾਸਕੀ।)

ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥

(ਜਾਹਿ—ਅੰਤਲੇ 'ਹਿ' ਦਾ ਉਚਾਰਣ ਨਾਸਕੀ।)

ਏਤੇ ਕੀਤੇ ਹੋਹਿ ਕਰੇਹਿ ॥

ਤਾ ਆਖਿ ਨ ਸਕਹਿ ਕੋਈ ਕੇਇ ॥

(ਕਰੇਹਿ—'ਹਿ' ਦਾ ਉਚਾਰਣ ਨਾਸਕੀ।)

(ਤਾ—ਅੰਤਲੇ ਸੂਰ ਦਾ ਉਚਾਰਣ ਨਾਸਕੀ। ਸਕਹਿ—ਅੰਤਲੇ 'ਹਿ' ਦਾ ਉਚਾਰਣ ਨਾਸਕੀ।)

ਜੇਵਡੁ ਭਾਵੈ ਤੇਵਡੁ ਹੋਇ ॥

ਨਾਨਕ ਜਾਣੈ ਸਾਚਾ^੫ ਸੋਇ ॥

ਜੇ ਕੋ ਆਖੈ ਬੋਲੁ ਵਿਗਾੜੁ ॥

ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ^੬ ॥੨੯॥

(ਤਾ, ਗਾਵਾਰਾ—ਅੰਤਲੇ ਸੂਰਾਂ ਦਾ ਉਚਾਰਣ ਨਾਸਕੀ।)

ਸੋ ਦਰੁ ਕੇਹਾ ਸੋ ਘਰੁ ਕੇਹਾ, ਜਿਤੁ ਬਹਿ ਸਰਬੁ ਸਮਾਲੇ^{੭੦} ॥

(ਸੋ ਦਰੁ—ਉਚਾਰਣ 'ਸੋਦਰੁ' ਜੁੜਵਾਂ ਕਰਨਾ ਅਸ਼ੁਧ ਹੈ। ਸਮਾਲੇ—ਅੰਤਲੇ ਸੂਰ ਦਾ ਉਚਾਰਣ ਨਾਸਕਤਾ ਬਿਨਾ।)

ਵਾਜੇ ਨਾਦ ਅਨੇਕ ਅਸੰਖਾ^{੧੧}, ਕੇਤੇ ਵਾਵਣਹਾਰੇ^{੧੨} ॥

(ਅਸੰਖਾ—ਅੰਤਲੇ ਸੂਰ ਦਾ ਉਚਾਰਣ ਨਾਸਕਤਾ ਬਿਨਾ।)

੧. ਲਗਾਤਾਰ ਆਖੀ ਹੀ ਜਾਂਦੇ ਹਨ। ੨. ਕੁਚ ਕਰੀ ਜਾਂਦੇ ਹਨ। ੩. ਪੈਦਾ ਕਰ ਦਿੱਤੇ ਜਾਣ। [ਕਰੇਹਿ—ਕੀਤੇ ਜਾਣ। ਕਟਹਿ—ਕਟੇ ਜਾਣ (ਕਰਮਨੀ ਵਾਚ)।—ਗੁਰੁ ਕਰੁ ਸਬਦ ਸਪੁੰਨ ਅਧਨ 'ਕਟਹਿ' ਸਭਿ ਤੌਰੇ॥ ਪੰਨਾ ੧੩੯੯] ੪. ਕਿੰਨੇ ਹੀ ਕਿੰਨੇ, ਭਾਵ ਅਨੇਕ ਜੀਵ।

ਕਿੰਨੇ ਹੀ (ਹੋਰ) ਜੀਵ (ਪ੍ਰਭੂ ਦੇ ਅਮੇਲਕ ਗੁਣਾਂ ਦਾ) ਵਰਣਨ ਕਰਦੇ ਹਨ ਅਤੇ ਨਿਰੰਤਰ ਹੀ ਆਖਣ ਲੱਗ ਪੈਂਦੇ (ਆਖੀ ਹੀ ਜਾਂਦੇ) ਹਨ।

ਕਿੰਨੇ ਹੀ ਜੀਵ (ਪ੍ਰਭੂ ਦੇ ਅਮੇਲਕ ਗੁਣਾਂ ਦਾ ਨਿਰੰਤਰ) ਵਰਣਨ ਕਰ ਕਰ ਕੇ ਕੁਚ ਕਰਦੇ ਜਾ ਰਹੇ ਹਨ।

(ਕਰਤਾ ਪੁਰਖ ਵਲੋਂ) ਬੇਅੰਤ ਜੀਵ (ਅਮੇਲਕ ਗੁਣਾਂ ਦਾ ਵਰਣਨ ਕਰਨ ਵਾਲੇ) ਪੈਦਾ ਕੀਤੇ ਹੋਏ ਹਨ। ਜੇ ਏਨੇ ਹੀ (ਉਸ ਵਲੋਂ) ਹੋਰ ਪੈਦਾ ਕਰ ਦਿੱਤੇ ਜਾਣ ਤਾਂ ਵੀ ਇਹ ਅਨੇਕ ਜੀਵ (ਪ੍ਰਭੂ ਦੇ ਅਮੇਲਕ ਗੁਣਾਂ ਦਾ) ਵਰਣਨ ਪੂਰੇ ਤੌਰ 'ਤੇ ਨਹੀਂ ਕਰ ਸਕਣਗੇ।

ਜਿੰਨਾ ਵੱਡਾ ਉਹ (ਪ੍ਰਭੂ) ਹੋਣਾ ਚਾਹੇ, ਓਨਾ ਵੱਡਾ ਹੈ ਸਕਦਾ ਹੈ।

'ਨਾਨਕ' (ਮੁਹਰ-ਛਾਪ)—ਉਹ ਸਦਾ-ਬਿਰ ਪ੍ਰਭੂ ਆਪ ਹੀ (ਆਪਣੇ ਵਡੱਪਣ ਨੂੰ) ਪੂਰੀ ਤਰ੍ਹਾਂ ਜਾਣਦਾ ਹੈ।

ਜੇ (ਕੋਈ ਬੜਬੋਲਾ ਮਨੁੱਖ) ਕੋਈ ਵਿਗਾੜੁ ਬੋਲ ਆਖਦਾ ਹੈ (ਕਿ ਉਹ ਵੱਡੇ ਸਾਹਿਬ ਦੀ ਵਡਿਆਈ ਨੂੰ ਪੂਰਨ ਤੌਰ 'ਤੇ ਜਾਣਦਾ ਜਾਂ ਦੱਸ ਸਕਦਾ ਹੈ) ਤਾਂ ਉਹ ਮੂਰਖਾਂ ਸਿਰ ਮੂਰਖ ਲਿਖਿਆ ਜਾਂਦਾ ਹੈ (ਭਾਵ, ਉਸ ਦੀ ਗਿਣਤੀ ਮਹਾਂ ਮੂਰਖਾਂ ਵਿਚ ਹੁੰਦੀ ਹੈ)॥੨੯॥

(ਹੋ ਕਰਤਾ ਪੁਰਖ ! ਤੇਰਾ) ਉਹ ਦਰ ਕੈਸਾ (ਅਦਾਕੁਤ) ਉਹ ਘਰ ਕੈਸਾ (ਅਨੁਪਮ) ਹੈ, ਜਿਥੇ ਬੈਠ ਕੇ (ਅਨੁਭਵ ਹੁੰਦਾ ਹੈ ਕਿ) ਸਾਰੀ (ਪ੍ਰਕਿਰਤੀ ਤੇਰਾ) ਚਿੰਤਨ ਕਰ ਰਹੀ ਹੈ ਅਤੇ ਤੂੰ ਸਭਨਾਂ ਦੀ ਸਾਰ-ਸੰਭਾਲ ਕਰ ਰਿਹਾ ਹੈ।

(ਉਸ ਦਰ-ਘਰ ਵਿਖੇ) ਗਿਣਤੀ ਤੋਂ ਬਾਹਰੇ ਅਨਿਕ ਪ੍ਰਕਾਰੀ ਨਾਦ (ਧੁਨੀ) ਕਰਨ ਵਾਲੇ ਵਾਜੇ ਹਨ, ਕਿੰਨੇ ਹੀ (ਇਨ੍ਹਾਂ ਵਾਜਿਆਂ ਨੂੰ) ਵਜਾਉਣ ਵਾਲੇ ਹਨ।

੫. ਸਦਾ-ਬਿਰ ਪ੍ਰਭੂ। ੬. ਵਿਗਾੜੁ ਬੋਲ। ੭. ਮੂਰਖ। ੮. ਉਹ ਦੁਆਰਾ। ੯. ਸਾਰੀ ਪ੍ਰਕਿਰਤੀ।

੧੦. ਚਿੰਤਨ ਕਰ ਰਹੀ ਹੈ। ੧੧. ਸੰਖਿਆ (ਗਿਣਤੀ) ਤੋਂ ਬਾਹਰੇ। ੧੨. ਵਜਾਉਣ ਵਾਲੇ।

ਕੇਤੇ ਰਾਗ ਪਰੀ^੧ ਸਿਉ^੨ ਲਗੀਅਨੀ^੩, ਕੇਤੇ ਰਾਵਣਹਾਰੇ ॥

(ਸਿਉ—ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਗਾਵਹਿ ਤੁਹਨੋ ਪਉਣੁ ਪਾਣੀ ਬੈਸਤਰੁ^੪, ਗਾਵੈ ਰਾਜਾ ਧਰਮੁ^੫ ਦੁਆਰੇ ॥

(ਗਾਵਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ। ਰਾਜਾ-ਧਰਮ—ਸਮਾਸੀ ਸ਼ਬਦ ਹੈ।)

ਗਾਵਹਿ ਚਿਤੁ^੬ ਗੁਪਤੁ ਲਿਖਿ ਜਾਣਹਿ, ਲਿਖਿ ਲਿਖਿ ਧਰਮੁ^੭ ਵੀਚਾਰੇ ॥

(ਗਾਵਹਿ, ਜਾਣਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਗਾਵਹਿ ਈਸਰੁ^੮ ਬਰਮਾ ਦੇਵੀ^੯, ਸੋਹਨਿ^{੧੦} ਸਦਾ ਸਵਾਰੇ ॥

(ਗਾਵਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ। ਬਰਮਾ—‘ਰ’ ਉਚਾਰਣ ਭਾਰ ਸਹਿਤ।)

ਗਾਵਹਿ ਇੰਦ੍ਰ ਇਦਾਸਣਿ ਬੈਠੇ, ਦੇਵਤਿਆ ਦਰਿ ਨਾਲੇ ॥

(ਗਾਵਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ। ਦੇਵਤਿਆ—ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਗਾਵਹਿ ਸਿਧ^{੧੧} ਸਮਾਪਿ ਅੰਦਰਿ, ਗਾਵਨਿ ਸਾਪ^{੧੨} ਵਿਚਾਰੇ ॥

(ਗਾਵਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਗਾਵਨਿ ਜਤੀ^{੧੩} ਸਤੀ^{੧੪} ਸੰਤੋਖੀ, ਗਾਵਹਿ ਵੀਰ^{੧੫} ਕਰਾਰੇ^{੧੬} ॥

(ਗਾਵਹਿ—‘ਹਿ’ ਦਾ ਉਚਾਰਣ ਨਾਸਕੀ।)

ਗਾਵਨਿ^{੧੭} ਪੰਡਿਤ ਪੜਨਿ^{੧੮} ਰਖੀਸਰੁ^{੧੯}, ਜੁਗੁ ਜੁਗੁ ਵੇਦਾ ਨਾਲੇ ॥

(ਪੜਨਿ—‘ੜ’ ਉਚਾਰਣ ਭਾਰ ਸਹਿਤ। ਵੇਦਾ—ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਗਾਵਹਿ ਮੋਹਣੀਆ^{੨੦} ਮਨੁ ਮੋਹਨਿ, ਸੁਰਗਾ^{੨੧} ਮਛ^{੨੨} ਪਇਆਲੇ^{੨੩} ॥

(ਗਾਵਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ। ਮੋਹਣੀਆ—ਅੰਤਲੇ ਸੂਰ ਦਾ ਉਚਾਰਣ ਨਾਸਕੀ। ਸੁਰਗਾ—ਅੰਤਲੇ ਸੂਰ ਦਾ ਉਚਾਰਣ ਨਾਸਕਤਾ ਬਿਨਾ। ਪਇਆਲੇ—ਇਸ ਸ਼ਬਦ ਦਾ ਉਚਾਰਣ ‘ਪਿਆਲੇ’ ਅਸੁੱਧ ਹੈ।)

੧. ਪਰੀਆਂ, ਰਾਗਣੀਆਂ। ੨. ਸਮੇਤ। ੩. ਗਾਏ (ਕਹੇ) ਜਾ ਰਹੇ ਹਨ। ੪. ਅਗਨੀ। ੫. ਧਰਮ-ਰਾਜ। ੬. ਸ਼ਿਵ ਜੀ। ੭. ਦੇਵੀ-ਦੇਵਤੇ। ੮. ਸੋਭਾ ਪਾ ਰਹੇ ਹਨ। ੯. ਇੰਦਰ ਪਦਵੀ

ਕਿੰਨੇ ਹੀ ਰਾਗ, ਰਾਗਣੀਆਂ ਸਹਿਤ ਗਾਏ ਜਾ ਰਹੇ ਹਨ, ਕਿੰਨੇ ਹੀ (ਇਨ੍ਹਾਂ ਰਾਗ ਰਾਗਣੀਆਂ ਦੁਆਰਾ ਤੇਰਾ ਜਸ) ਗਾਉਣ ਵਾਲੇ ਹਨ।

(ਹੇ ਕਰਤਾ ਪੁਰਖ !) ਤੈਨੂੰ (ਤੇਰਾ ਜਸ) ਹਵਾ, ਪਾਣੀ ਅਤੇ ਅਗਨੀ ਗਾ ਰਹੇ ਹਨ, (ਤੇਰੇ) ਦੁਆਰੇ ਉੱਤੇ (ਬੈਠਾ) ਧਰਮ-ਰਾਜਾ (ਤੈਨੂੰ) ਗਾ ਰਿਹਾ ਹੈ।

ਤੈਨੂੰ ਗਾਉਂਦੇ ਹਨ (ਧਰਮ-ਰਾਜ ਦੇ ਮੁਨਸ਼ੀ) ਚਿਤ੍ਰ ਅਤੇ ਗੁਪਤ, ਜੋ (ਜੀਵਾਂ ਦੇ ਕਰਮਾਂ ਦਾ ਲੇਖਾ) ਲਿਖਣਾ ਜਾਣਦੇ ਹਨ। (ਉਨ੍ਹਾਂ ਵਲੋਂ ਲਿਖ ਲਿਖ ਕੇ (ਦਿੱਤੇ ਕਰਮ-ਲੇਖੇ ਉੱਤੇ) ਧਰਮ-ਰਾਜਾ (ਧਰਮ-ਨਿਆਉ) ਵੀਚਾਰਦਾ ਹੈ।

ਤੈਨੂੰ ਗਾਉਂਦੇ ਹਨ ਸ਼ਿਵ ਜੀ, ਬ੍ਰਹਮਾ ਅਤੇ ਹੋਰ ਦੇਵੀ-ਦੇਵਤੇ, ਜੋ ਤੇਰੇ ਸਾਜੇ ਸਵਾਰੇ ਹੋਏ (ਤੇਰੇ ਦੁਆਰੇ ਉੱਤੇ ਸਿੱਫਤਿ-ਸਾਲਾਹ ਕਰਦੇ) ਸਦਾ ਸੋਭਾ ਪਾ ਰਹੇ ਹਨ।

ਇੰਦਰ-ਪਦਵੀ ਉੱਤੇ ਉਪਸਥਿਤ (ਬਿਰਾਜਮਾਨ) ਹੋਏ ਹੋਏ (ਅਣਗਿਣਤ) ਇੰਦਰ, ਦੇਵਤਿਆਂ ਸਮੇਤ ਤੇਰੇ ਦਰ ਉੱਤੇ (ਤੈਨੂੰ) ਗਾ ਰਹੇ ਹਨ।

(ਅਣਗਿਣਤ) ਸਿਧੀ ਨੂੰ ਪ੍ਰਾਪਤ ਹੋਏ ਜੌਗੀ-ਰਾਜ, ਧਿਆਨ ਵਿਚ ਨਿਮਗਨ ਹੋਏ ਹੋਏ (ਤੈਨੂੰ) ਗਾ ਰਹੇ ਹਨ ਅਤੇ ਗਿਆਨ-ਵੀਚਾਰ ਵਿਚ ਲੱਗੇ ਹੋਏ ਸਾਧਕ ਵੀ (ਤੈਨੂੰ) ਗਾ ਰਹੇ ਹਨ।

(ਅਣਗਿਣਤ) ਬ੍ਰਹਮਚਾਰੀ, ਸਤਵਾਦੀ ਅਤੇ ਸੰਤੋਖੀ (ਸੰਤੁਸ਼ਟਤਾ ਵਾਲੇ ਸੁਭਾਅ ਦੇ ਧਾਰਨੀ ਜੀਵ ਤੈਨੂੰ) ਗਾ ਰਹੇ ਹਨ, ਲੜਾਕੇ ਜੋਧੇ ਵੀ (ਤੈਨੂੰ) ਗਾ ਰਹੇ ਹਨ।

ਪੰਡਿਤ, ਜੋ ਰਿਸ਼ੀ-ਮੁਨੀਆਂ ਦੀ ਰਚਨਾ (ਵੇਦਾਂ) ਨੂੰ ਪੜ੍ਹਦੇ ਵੀਚਾਰਦੇ ਹਨ, ਵੇਦਾਂ ਸਮੇਤ ਜੁਗਾਂ-ਜੁਗਾਂਤਰਾਂ ਤੋਂ (ਤੈਨੂੰ) ਗਾ ਰਹੇ ਹਨ।

ਸੁਰਗਾਪੁਰੀ, ਮਾਤ ਲੋਕ ਅਤੇ ਪਤਾਲ ਲੋਕ ਦੀਆਂ ਸੁੰਦਰੀਆਂ, ਜੋ ਮਨ ਨੂੰ ਮੋਹ ਲੈਂਦੀਆਂ ਹਨ, (ਤੈਨੂੰ) ਹੀ ਗਾ ਰਹੀਆਂ ਹਨ।

ਉੱਤੇ ਉਪਸਥਿਤ ਹੋਏ। ੧੦. ਸਿਧੀ ਨੂੰ ਪ੍ਰਾਪਤ ਹੋਏ ਜੌਗੀ-ਰਾਜ। ੧੧. ਧਿਆਨ ਵਿਚ ਨਿਮਗਨ। ੧੨. ਸਾਧਕ। ੧੩. ਬ੍ਰਹਮਚਾਰੀ। ੧੪. ਸਤਵਾਦੀ। ੧੫. ਜੋਧੇ। ੧੬. ਲੜਾਕੇ। ੧੭. (ਗਾਵਹਿ) ਗਾਉਂਦੇ ਹਨ, ਗਾ ਰਹੇ ਹਨ। ੧੮. ਪੜ੍ਹਦੇ ਹਨ। ੧੯. ਰਿਖੀ-ਰਾਜ। ੨੦. ਸੁੰਦਰੀਆਂ। ੨੧. ਮਨ ਨੂੰ ਮੋਹ ਲੈਂਦੀਆਂ ਹਨ। ੨੨. ਸੁਰਗਾਪੁਰੀ। ੨੩. ਮਾਤ ਲੋਕ। ੨੪. ਪਤਾਲ ਲੋਕ।

ਗਾਵਨਿ ਰਤਨੈ ਉਪਾਏ^੧ ਤੇਰੇ, ਅਠਸਠਿ^੨ ਤੀਰਥ ਨਾਲੇ ॥
 ਗਾਵਹਿ ਜੋਧ ਮਹਾ ਬਲ ਸੂਰਾ, ਗਾਵਹਿ ਖਾਣੀ^੩ ਚਾਰੇ ॥
 (ਗਾਵਹਿ—(ਦੋਵੇਂ ਵਾਰੀ) ਅੰਤਲੇ 'ਹਿ' ਦਾ ਉਚਾਰਣ ਨਾਸਕੀ।)
 ਗਾਵਹਿ ਖੰਡ^੪ ਮੰਡਲ ਵਰਭੰਡਾ^੫, ਕਰਿ ਕਰਿ ਰਖੇ ਧਾਰੇ ॥
 (ਗਾਵਹਿ—ਅੰਤਲੇ 'ਹਿ' ਦਾ ਉਚਾਰਣ ਨਾਸਕੀ।)
 ਸੋਈ ਤੁਧੁਨੇ ਗਾਵਹਿ ਜੋ ਤੁਧੁ ਭਾਵਨਿ, ਰਤੇ^੬ ਤੇਰੇ ਭਗਤ ਰਸਾਲੇ^੭ ॥
 (ਗਾਵਹਿ—ਅੰਤਲੇ 'ਹਿ' ਦਾ ਉਚਾਰਣ ਨਾਸਕੀ।)

ਹੋਰ ਕੇਤੇ ਗਾਵਨਿ, ਸੇ ਮੈ ਰਿਤਿ^੮ ਨ ਆਵਨਿ, ਨਾਨਕੁ ਕਿਆ ਵੀਚਾਰੇ ॥
 ਸੋਈ ਸੋਈ ^੯ਸਦਾ ਸਚੁ ਸਾਹਿਬੁ, ਸਾਚਾ^{੧੦} ਸਾਚੀ ਨਾਈ^{੧੧} ॥
 (ਨਾਈ—ਅੰਤਲੇ ਸੂਰ ਦਾ ਉਚਾਰਣ ਨਾਸਕਤਾ ਬਿਨਾ।)
 ਹੈ^{੧੨} ਭੀ^{੧੩} ਹੋਸੀ^{੧੪} ਜਾਇ ਨ ਜਾਸੀ, ਰਚਨਾ ਜਿਨਿ ਰਚਾਈ ॥
 ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ, ਮਾਇਆ^{੧੫} ਜਿਨਿ ਉਪਾਈ ॥
 (ਰੰਗੀ ਰੰਗੀ—ਅੰਤਲੇ ਸੂਰਾਂ ਦਾ ਉਚਾਰਣ ਨਾਸਕਤਾ ਬਿਨਾ। ਭਾਤੀ—ਵਿਚਲੇ ਕੇਨੇ ਦਾ ਉਚਾਰਣ ਨਾਸਕੀ।)
 ਕਰਿ ਕਰਿ ਵੇਖੈ^{੧੬} ਕੀਤਾ ਆਪਣਾ, ਜਿਵ ਤਿਸ ਦੀ ਵਡਿਆਈ ॥
 ਜੋ ਤਿਸੁ ਭਾਵੈ ਸੋਈ ਕਰਸੀ^{੧੭}, ਹੁਕਮੁ ਨ ਕਰਣਾ ਜਾਈ ॥

੧. ਰਤਨਾਂ ਦੀ ਗੌਰਵਤਾ ਵਾਲੇ, ਪੁੰਨ-ਆਤਮਾ। ੨. ਪੈਦਾ ਕੀਤੇ ਹੋਏ। ੩. ਅਠਾਹਠ।
 ੪. ਉਤਪਤੀ ਦੇ ਸ੍ਰੋਤ। ੫. ਬ੍ਰਹਮੰਡ। ੬. ਸਹਾਰਾ ਦੇ ਕੇ ਇਸਥਿਤ ਕੀਤੇ ਹਨ। ੭. ਪਿਆਰ-ਰੰਗ ਵਿਚ ਰੰਗੀਜੇ। ੮. ਰਸ-ਲੀਨ ਹੋਏ। ੯. ਦੇਤੇ (ਸਿਮਰਤੀ) ਵਿਚ। ੧੦. ਸਦਾ-ਬਿਰ।

ਤੇਰੇ ਪੈਦਾ ਕੀਤੇ ਹੋਏ ਰਤਨ (ਦੈਵੀ-ਗੁਣਾਂ ਨਾਲ ਭੂਸਤ ਸਤ-ਪੁਰਸ਼) (ਤੈਨੂੰ ਹੀ) ਗਾ ਰਹੇ ਹਨ, ਅਠਾਹਠ ਤੀਰਥ ਜਿਨ੍ਹਾਂ ਦੇ (ਚਰਨਾਂ) ਨਾਲ ਰਹਿੰਦੇ ਹਨ। ਮਹਾਂ-ਬਲੀ ਸੂਰਮੇ ਅਤੇ ਜੋਧੇ (ਤੈਨੂੰ ਹੀ) ਗਾ ਰਹੇ ਹਨ, ਚਾਰੇ ਖਾਣੀਆਂ (ਅੰਡਜ, ਜੇਰਜ, ਮੈਤਜ, ਉਤਭੁਜ ਤੇਰਾ ਹੀ ਜਸ) ਗਾ ਰਹੀਆਂ ਹਨ।

(ਤੇਰੇ) ਰਚ ਰਚ ਕੇ ਅਤੇ ਸਹਾਰਾ ਦੇ ਕੇ ਰਖੇ ਹੋਏ ਅਨੇਕ ਬ੍ਰਹਮੰਡ ਅਤੇ ਉਨ੍ਹਾਂ ਦੇ ਵੱਖ ਵੱਖ ਖੰਡ ਮੰਡਲ (ਹਿੱਸੇ) (ਤੈਨੂੰ ਹੀ) ਗਾ ਰਹੇ ਹਨ।

ਤੇਰੇ ਪਿਆਰ-ਰੰਗ ਵਿਚ ਰੰਗੀਜੇ, ਰਸ-ਲੀਨ ਅਤੇ ਰਸ-ਪੂਰਤ ਤੇਰੇ ਭਗਤ ਜੋ (ਸ਼ਰਧਾ ਭਾਵਨੀ ਸਦਕਾ) ਤੈਨੂੰ ਭਾ ਜਾਂਦੇ ਹਨ, ਉਹੀ (ਸਹੀ ਅਰਥਾਂ ਵਿਚ) ਤੈਨੂੰ ਗਾਉਂਦੇ ਹਨ।

ਹੋਰ ਕਿੰਨੇ ਹੀ (ਜੀਵ-ਜੰਤੂ ਤੈਨੂੰ) ਗਾਉਂਦੇ ਹਨ, ਉਹ (ਸਾਰੇ ਦੇ ਸਾਰੇ) ਮੇਰੀ ਸਿਮਰਤੀ (ਚੇਤੇ) ਵਿਚ ਨਹੀਂ ਆ ਸਕਦੇ, ਉਨ੍ਹਾਂ ਬਾਰੇ ਨਾਨਕ ਕੀ ਵੀਚਾਰ ਆਖੇ ?

ਉਹੀ (ਵਾਹਿਗੁਰੂ) ਅਤੇ ਕੇਵਲ ਉਹ ਹੀ ਸਦਾ-ਬਿਰ ਮਾਲਕ ਹੈ, ਉਹ ਆਪ ਸੱਚਾ ਹੈ, ਉਸ ਦੀ ਵਡਿਆਈ ਵੀ ਸੱਚੀ (ਸਦਾ-ਬਿਰ) ਹੈ।

ਜਿਸ (ਕਰਤਾ ਪੁਰਖ) ਨੇ ਇਹ ਰਚਨਾ ਰਚੀ ਹੋਈ ਹੈ, ਉਹ ਹੁਣ ਵੀ ਹੈ, (ਪਹਿਲਾਂ) ਭੀ ਹੈ ਸੀ ਅਤੇ ਅਗੇ ਨੂੰ ਭੀ ਹੋਵੇਗਾ। ਉਹ ਨਾ ਕਦੀ ਜੰਮਦਾ ਹੈ ਨਾ ਮਰਦਾ ਹੈ।

ਜਿਸ (ਪ੍ਰਭੂ) ਨੇ ਰੰਗ-ਰੰਗ ਦੀ, ਭਾਂਤ-ਭਾਂਤ ਦੀ ਜਿਨਸੀ (ਸਮੱਗਰੀ) ਰਚ ਰਚ ਕੇ ਮਾਇਆ (ਸਿਸ਼ਟੀ) ਪੈਦਾ ਕੀਤੀ ਹੋਈ ਹੈ; ਉਹ ਆਪਣਾ ਪੈਦਾ ਕੀਤਾ (ਜਗਤ) ਰਚ ਰਚ ਕੇ (ਨਿਰੰਤਰ) ਉਸ ਦੀ ਨਿਗਾਹਬਾਨੀ (ਸਾਰ-ਸੰਭਾਲ) ਕਰ ਰਿਹਾ ਹੈ, ਜਿਵੇਂ ਕਿ ਉਸ ਦੀ ਵਡਿਆਈ (ਪ੍ਰਸਿੱਧ) ਹੈ।

ਜੋ ਕੁਝ ਉਸ (ਬੇਪਰਵਾਹ ਕਰਜ਼ਾਰ) ਨੂੰ ਭਾਉਂਦਾ ਹੈ, ਉਹੋ ਕੁਝ ਉਹ ਕਰਦਾ ਹੈ, ਇਸ ਲਈ (ਉਸ ਦੇ ਭਾਣੇ ਮੂਹਰੇ ਕੋਈ) ਹੁਕਮ (ਹੀਲ-ਹੁੱਜਤ) ਨਹੀਂ ਕੀਤਾ ਜਾ ਸਕਦਾ।

੧੧. ਵਡਿਆਈ ੧੨. ਹੁਣ ਹੈ। ੧੩. ਹੈ ਸੀ। ੧੪. ਹੋਵੇਗਾ। ੧੫. ਨਾ ਜੰਮਦਾ ਹੈ ਨਾ ਮਰਦਾ ਹੈ। ੧੬. ਪ੍ਰਕਿਰਤੀ। ੧੭. ਨਿਗਾਹਬਾਨੀ (ਸਾਰ-ਸੰਭਾਲ) ਕਰਦਾ ਹੈ। ੧੮. ਆਪਣਾ ਰਚਿਆ (ਸੰਸਾਰ)। ੧੯. ਕਰਦਾ ਹੈ।

ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ^੧, ਨਾਨਕ ਰਹਣੁ ਰਜਾਈ ॥੨੭॥
(ਪਾਤਿਸਾਹ, ਸਾਹਾ—ਦੋਵੇਂ ‘ਸ’ ਉਚਾਰਣ ਵਿਸ਼ੇਸ਼ ਧੂਨੀ। ਸਾਹਾ—ਅੰਤਲੇ ਸੂਰ ਜਾ
ਉਚਾਰਣ ਨਾਸਕੀ।)

ਮੁੰਦਾ ਸੰਤੋਖੁ ਸਰਮੁ ਪਤੁ^੨ ਝੇਲੀ^੩, ਧਿਆਨ ਕੀ ਕਰਹਿ ਬਿਖੂਤਿ^੪ ॥
(ਕਰਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਖਿੰਥਾ^੫ ਕਾਲੁ ਕੁਆਰੀ^੬ ਕਾਇਆ, ਜੁਗਤਿ ਡੰਡਾ ਪਰਤੀਤਿ ॥
(ਕਾਇਆ—ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਆਈ ਪੰਥੀ ਸਰਗਲ ਜਮਾਤੀ, ਮਨਿ ਜੀਤੈ ਜਗੁ ਜੀਤੁ ॥

ਆਦੇਸੁ^੭, ਤਿਸੈ ਆਦੇਸੁ ॥

ਆਦਿ^੮ ਅਨੀਲੁ^੯ ਅਨਾਦਿ^{੧੦} ਅਨਾਹਿਤਿ^{੧੧}, ਜੁਗੁ ਜੁਗੁ ਏਕੋ ਵੇਸੁ ॥੨੯॥

ਭੁਗਾਤਿ^{੧੨} ਗਿਆਨੁ ਦਇਆ ਭੰਡਾਰਣਿ^{੧੩}, ^{੧੪}ਘਟਿ ਘਟਿ ^{੧੫}ਵਾਜ਼ਹਿ ਨਾਦੁ ॥
(ਵਾਜ਼ਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਆਪਿ ਨਾਥੁ^{੧੬} ਨਾਥੀ ਸਭ ਜਾ ਕੀ, ਰਿਧਿ ਸਿਧਿ ਅਵਰਾ ਸਾਦੁ ॥

(ਅਵਰਾ—ਅੰਤਲੇ ਸੂਰ ਦਾ ਉਚਾਰਣ ਨਾਸਕਤਾ ਬਿਨਾ, ਜਾ—ਨਾਸਕਤਾ ਬਿਨਾ।)

੧. ਪਾਤਿਸਾਹਾਂ ਦਾ ਮਾਲਕ। ੨. ਖੱਪਰ। ੩. ਬਗਲੀ। ੪. ਸੁਆਹ। ੫. ਗੋਦੜੀ। ੬. ਜੋਗ ਮਤ
ਵਿਚ ਕਿਸੇ ਛੋਟੀ ਉਮਰ ਦੇ ਬਾਲਕ, ਜਿਸ ਨੂੰ ਵਸੀਲਾ ਬਣਾ ਕੇ ਜੋਰੀ ਲੋਕ ਗੁਪਤ ਮੰਡਲਾਂ
ਦੀਆਂ ਗੁਹਜ਼ ਗੱਲਾਂ ਦਾ ਅਨੁਭਵ ਅਤੇ ਪ੍ਰਗਟਾਵਾ ਕਰਦੇ ਹਨ, ਨੂੰ ਉਹ ‘ਕੁਆਰੀ’ ਆਖਦੇ
ਹਨ। ੭. ਨਮਸਕਾਰ। ੮. ਮੁੱਢ-ਮੂਲ। ੯. ਰੂਪ-ਰੰਗ ਤੋਂ ਨਿਆਰਾ। ੧੦. ਆਦਿ-ਰਹਿਤ।
੧੧. ਜੋ ਹੱਤ ਨਾ ਕੀਤਾ ਜਾ ਸਕੇ, ਨਾਸ ਰਹਿਤ। ੧੨. ਭੋਜਨ। ੧੩. ਮੌਦੀ, ਵਰਤਾਵੀ।

‘ਨਾਨਕ’ (ਮੁਹਰ-ਛਾਪ)—ਉਹ ਪਾਤਿਸਾਹ ਹੈ, ਸ਼ਾਹਾਂ ਪਾਤਿਸਾਹਾਂ ਦਾ ਵੀ ਮਾਲਕ
ਹੈ, ਉਸ ਦੀ ਰਜ਼ਾਅ (ਆਗਿਆ) ਵਿਚ ਹੀ ਰਹਿਣਾ ਬਣਦਾ ਹੈ ॥੨੭॥

(ਗੁਰਮੁਖਿ ਜੋਰੀ) ਸੰਤੋਖ (ਪ੍ਰਭੂ ਦੇ ਦਿਤੇ ‘ਤੇ ਸਾਕਰ ਰਹਿਣ) ਨੂੰ ਮੁੰਦਰਾ, ਸਰਮ
(ਉੱਦਮ) ਨੂੰ ਖੱਪਰ ਤੇ ਬਗਲੀ ਅਤੇ ਧਿਆਨ (ਪ੍ਰਭੂ-ਲਿਵ) ਦੀ ਸੁਆਹ ਧਾਰਨ
ਕਰਦੇ ਹਨ।

ਕਾਲ (ਸਮੇਂ ਦੀ ਚਾਦਰ) ਨੂੰ ਗੋਦੜੀ, ਦੇਹੀ ਨੂੰ ਕੁਆਰੀ (ਗੁਰਮਤਿ-ਜੋਗ
ਕਮਾਉਣ ਦਾ ਵਸੀਲਾ) ਅਤੇ ਦਿੜ੍ਹ ਭਰੋਸੇ ਨੂੰ ਜੋਗ ਦੀ ਜੁਗਤੀ ਅਤੇ ਡੰਡਾ
ਜਾਣਦੇ ਹਨ।

ਸਾਰੀ (ਲੋਕਾਈ) ਨੂੰ ਜਮਾਤੀ (ਬ੍ਰਹਮ-ਵਿਦਿਆ ਪ੍ਰਾਪਤੀ ਦੀ ਸਾਂਝੀਵਾਲ)
ਜਾਣਨਾ (ਉਨ੍ਹਾਂ ਦਾ) ਆਈ ਪੰਥ (ਜੋਰੀਆਂ ਦਾ ਇਕ ਸਿਰਮੌਰ ਅਤੇ
ਆਦਰਸ਼ਕ ਫਿਰਕਾ) ਦੇ ਧਾਰਨੀ ਹੋਣਾ ਹੁੰਦਾ ਹੈ। ਮਨ ਨੂੰ ਜਿੱਤ ਲਏ ਜਾਣ
ਨਾਲ ਜਗਤ ਜਿਤ ਲਿਆ (ਜਾਣਦੇ ਹਨ)।

ਉਹ (ਗੁਰਮੁਖਿ ਜੋਰੀ) ਨਮਸਕਾਰ ਕਰਦੇ ਹਨ ਤਾਂ ਕੇਵਲ ਉਸ ਆਦੇਸ-ਜੋਗੁ
(ਅਕਾਲ ਪੁਰਖ) ਨੂੰ, ਜੋ ਸਭ ਦਾ ਮੁੱਢ-ਮੂਲ ਹੈ, ਰੂਪ-ਰੰਗ ਤੋਂ ਨਿਆਰਾ ਹੈ,
ਜਿਸ ਦਾ ਆਪਣਾ ਕੋਈ ਆਦਿ (ਮੁੱਢ) ਨਹੀਂ, ਜੋ ਹਤੇ (ਮਾਰੇ) ਜਾਣ ਤੋਂ ਮੁਕਤ
ਹੈ ਅਤੇ ਜੋ ਜੁਗਾਂ-ਜੁਗਾਂਤਰਾਂ ਤੋਂ ਇਕੋ ਵੇਸ (ਸਤਿ-ਸਰੂਪ) ਵਾਲਾ ਹੈ ॥੨੯॥

(ਗੁਰਮੁਖਿ ਜੋਰੀਆਂ ਲਈ) ਆਤਮ-ਗਿਆਨ (ਆਦਰਸ਼ਕ) ਭੋਜਨ ਹੁੰਦਾ ਹੈ,
ਜੀਅ-ਦਇਆ (ਗਿਆਨ-ਭੰਡਾਰੇ ਦੀ ਆਦਰਸ਼ਕ) ਵਰਤਾਵੀ ਹੁੰਦੀ ਹੈ, ਅਤੇ
ਹਰੇਕ ਜੀਵ ਦੇ ਅੰਦਰ (ਹੋ ਰਹੀ ਸ਼ਬਦ-ਧੂਨਿ ਉਨ੍ਹਾਂ ਲਈ ਆਦਰਸ਼ਕ) ਨਾਦ
ਵਜਦੇ ਹਨ।

(ਉਨ੍ਹਾਂ ਦਾ ਦਿੜ੍ਹ ਨਿਸ਼ਚਾ ਹੁੰਦਾ ਹੈ) ਆਪ (ਖੁਦ ਕਰਤਾ ਪੁਰਖ ਸਭ ਕਿਸੇ ਦਾ)
ਸ਼ਕਤੀਮਾਨ ਨਾਥ (ਮਾਲਕ) ਹੈ, ਸਾਰੀ (ਸ਼੍ਰੀਸ਼ਟੀ) ਜਿਸ ਦੀ ਨਥੀ (ਹੁਕਮ
ਰਾਹੀਂ ਕਾਬੂ ਕੀਤੀ) ਹੋਈ ਹੈ। (ਉਨ੍ਹਾਂ ਲਈ ਸ਼੍ਰੀਸ਼ਟੀ-ਨਾਥ ਨਾਲ ਆਤਮ-
ਸਾਂਝ ਪਾਉਣੀ ਹੀ ਅਸਲ ਰਿਧਿ ਸਿਧਿ ਹੈ), ਰਿਧੀਆਂ ਸਿਧੀਆਂ (ਕਰਮਾਤੀ
ਸ਼ਕਤੀਆਂ) ਹੋਰ ਕਿਸੇ ਦੇ (ਹੋਛੇ) ਚਸਕੇ ਹੁੰਦੇ ਹਨ।

੧੪. ਹਰੇਕ ਜੀਵ ਅੰਦਰ। ੧੫. ਵਾਜੇ ਵਜਦੇ ਹਨ। ੧੬. ਸਰੂਬ-ਸ਼ਕਤੀਮਾਨ ਮਾਲਕ।

ਸੰਜੋਗੁ ਵਿਜੋਗੁ ਦੁਇ ਕਾਰ੍ਹ ਚਲਾਵਹਿ, ਲੇਖੇ^੨ ਆਵਹਿ^੩ ਭਾਗਾ^੪ ॥
(ਚਲਾਵਹਿ, ਆਵਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

ਆਦੇਸੁ, ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ, ਜੁਗੁ ਜੁਗੁ ਏਕੋ ਵੇਸੁ ॥੨੯॥

ਏਕਾ ਮਾਈ ਜੁਗਾਤਿ^੫ ਵਿਆਈ^੬, ਤਿਨਿ ਚੇਲੇ^੭ ਪਰਵਾਣੁ^੮ ॥
ਇਕੁ ਸੰਸਾਰੀ^੯, ਇਕੁ ਭੰਡਾਰੀ^{੧੦}, ਇਕੁ ਲਾਈ^{੧੧} ਦੀ ਬਾਣੁ^{੧੨} ॥

ਜਿਵ ਤਿਸੁ ਭਾਵੈ ਤਿਵੈ ਚਲਾਵੈ, ਜਿਵ ਹੋਵੈ ਫੁਰਮਾਣੁ ॥

ਓਹੁ ਵੇਖੈ ਓਨਾ ਨਦਰਿ ਨ ਆਵੈ, ਬਹੁਤਾ ਏਹੁ ਵਿਡਾਣੁ^{੧੩} ॥
(ਓਨਾ—‘ਨ’ ਉਚਾਰਣ ਭਾਰ ਸਹਿਤ; ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਆਦੇਸੁ, ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ, ਜੁਗੁ ਜੁਗੁ ਏਕੋ ਵੇਸੁ ॥੩੦॥

ਆਸਣੁ^{੧੪} ਲੋਇ^{੧੫} ਲੋਇ ਭੰਡਾਰ ॥

੧. ਪ੍ਰਕਿਰਿਆ। ੨. ਲਿਖੇ ਲੇਖੇ ਅਨੁਸਾਰ। ੩. ਪ੍ਰਾਪਤ ਹੁੰਦੇ ਹਨ। ੪. ਹਿੱਸੇ, ਛਾਂਦੇ। ੫. ਵਿਸ਼ੇਸ਼ ਵਿਧੀ। ੬. ਪ੍ਰਸੂਤ ਹੋਈ। ੭. ਚੇਲੇ, ਪੁੱਤਰ। ੮. ਪੌਰਾਣਿਕ ਮਨੌਤ। ੯. ਸੰਸਾਰ ਦੀ ਰਚਨਾ ਕਰਨ

(ਪ੍ਰਭੂ ਦਾ ਬਣਾਇਆ) ਸੰਜੋਗੁ (ਮਿਲਾਪ ਦਾ ਅਟੱਲ ਨੇਮ) ਅਤੇ ਵਿਜੋਗੁ (ਵਿਛੋੜੇ ਦਾ ਅਟੱਲ ਨੇਮ) ਇਹ ਦੋਵੇਂ ਸੰਸਾਰ ਦੀ ਪ੍ਰਕਿਰਿਆ ਚਲਾ ਰਹੇ ਹਨ। (ਪ੍ਰਭੂ ਵਲੋਂ) ਲਿਖੇ ਲੇਖੇ ਅਨੁਸਾਰ (ਜੀਵਾਂ ਨੂੰ ਆਪੇ ਆਪਣੇ) ਛਾਂਦੇ ਹਿੱਸੇ ਆਉਂਦੇ (ਪ੍ਰਾਪਤ ਹੁੰਦੇ) ਹਨ।

ਉਹ (ਗੁਰਮੁਖਿ ਜੋਗੀ) ਨਮਸਕਾਰ ਕਰਦੇ ਹਨ ਤਾਂ ਕੇਵਲ ਉਸ ਆਦੇਸ-ਜੋਗੁ (ਅਕਾਲ ਪੁਰਖ) ਨੂੰ, ਜੋ ਸਭ ਦਾ ਮੁਢ-ਮੂਲ ਹੈ, ਰੂਪ-ਰੰਗ ਤੋਂ ਨਿਆਰਾ ਹੈ, ਜਿਸ ਦਾ ਆਪਣਾ ਕੋਈ ਆਦਿ (ਮੁਢ) ਨਹੀਂ, ਜੋ ਹਤੇ (ਮਾਰੇ) ਜਾਣ ਤੋਂ ਮੁਕਤ ਹੈ ਅਤੇ ਜੋ ਜੁਗਾਂ-ਜੁਗਾਂਤਰਾਂ ਤੋਂ ਇਕੋ ਵੇਸ ਵਾਲਾ (ਸਤਿ-ਸਰੂਪ) ਹੈ ॥੨੯॥

ਇਕ ਮਾਈ (ਮਾਇਆ) ਵਿਸ਼ੇਸ਼ ਵਿਧੀ ਨਾਲ ਪ੍ਰਸੂਤ ਹੋਈ, ਜਿਸ ਤੋਂ ਤਿੰਨ ਚੇਲੇ ਹੋਂਦ ਵਿਚ ਆਉਣੇ (ਇਕ ਪੌਰਾਣਿਕ) ਮਨੌਤ ਹੈ।

ਇਕ (ਚੇਲਾ) ਸੰਸਾਰ ਦੀ ਰਚਨਾ ਕਰਨ ਵਾਲਾ (ਬ੍ਰਹਮਾ) ਹੈ, ਇਕ (ਚੇਲਾ) ਭੰਡਾਰਾ ਰਖਣ ਤੇ ਵੰਡਣ ਵਾਲਾ (ਵਿਸ਼ਨੂੰ) ਹੈ ਅਤੇ ਇਕ (ਚੇਲਾ) (ਰਚਨਾ ਨੂੰ) ਲੈਅ ਕਰਨ ਦੀ ਬਾਣ (ਵਾਦੀ) ਵਾਲਾ (ਭਾਵ, ਸੰਘਾਰ-ਕਰਤਾ—ਸ਼ਿਵਜੀ) ਹੈ।

ਜਿਵੇਂ ਉਸ (ਮਾਈ—ਮਾਇਆ) ਨੂੰ ਭਾਉਂਦਾ ਹੈ ਤਿਵੇਂ ਉਹ (ਆਪਣੇ ਤਿੰਨਾਂ ਚੇਲਿਆਂ ਨੂੰ) ਚਲਾਉਂਦੀ ਹੈ (ਪਰ ਮਾਇਆ ਆਪਣੇ ਆਪ ਵਿਚ ਸੁਤੰਤਰ ਨਹੀਂ, ਉਹ ਉਵੇਂ ਚਲਦੀ ਹੈ) ਜਿਵੇਂ ਜਿਵੇਂ (ਕਰਤਾ ਪੁਰਖ ਦਾ) ਫੁਰਮਾਣ (ਹੁਕਮ) ਹੁੰਦਾ ਹੈ।

ਉਹ (ਕਰਤਾ ਪੁਰਖ ਮਾਈ—ਮਾਇਆ ਅਤੇ ਉਸ ਦੇ ਚੇਲਿਆਂ ਨੂੰ ਨਿਰੰਤਰ) ਵੇਖਦਾ ਹੈ, ਪਰ ਉਨ੍ਹਾਂ ਨੂੰ ਨਜ਼ਰ ਨਹੀਂ ਆਉਂਦਾ, ਇਹ ਬੜਾ ਅਸਚਰਜ ਕੌਤਕ ਹੈ।

ਉਹ (ਗੁਰਮੁਖਿ ਜੋਗੀ) ਨਮਸਕਾਰ ਕਰਦੇ ਹਨ ਤਾਂ ਕੇਵਲ ਉਸ ਆਦੇਸ-ਜੋਗੁ (ਅਕਾਲ ਪੁਰਖ) ਨੂੰ, ਜੋ ਸਭ ਦਾ ਮੁਢ-ਮੂਲ ਹੈ, ਰੂਪ-ਰੰਗ ਤੋਂ ਨਿਆਰਾ ਹੈ, ਜਿਸ ਦਾ ਆਪਣਾ ਕੋਈ ਆਦਿ (ਮੁਢ) ਨਹੀਂ, ਜੋ ਹਤੇ (ਮਾਰੇ) ਜਾਣ ਤੋਂ ਮੁਕਤ ਹੈ ਅਤੇ ਜੋ ਜੁਗਾਂ-ਜੁਗਾਂਤਰਾਂ ਤੋਂ ਇਕੋ ਵੇਸ ਵਾਲਾ (ਸਤਿ-ਸਰੂਪ) ਹੈ ॥੩੦॥

(ਸਿਰਜਣਹਾਰ ਕਰਤਾਰ ਦਾ) ਟਿਕਾਣਾ ਅਤੇ ਉਸ ਦੇ ਭੰਡਾਰੇ ਹਰੇਕ ਲੋਕ (ਭਵਨ) ਵਿਚ ਹਨ।

ਵਾਲਾ। ੧੦. ਭੰਡਾਰਾ ਰਖਣ ਤੇ ਵੰਡਣ ਵਾਲਾ। ੧੧. ਲੈਅ (ਸੰਘਾਰ) ਕਰਨਾ। ੧੨. ਬਾਣ (ਵਾਦੀ) ਵਾਲਾ। ੧੩. ਅਸਚਰਜ ਕੌਤਕ। ੧੪. ਟਿਕਾਣਾ। ੧੫. ਹਰੇਕ ਲੋਕ (ਭਵਨ) ਵਿਚ।

ਜੋ ਕਿਛੁ ਪਾਇਆ ਸੁ ਏਕਾ ਵਾਰ ॥

ਕਰਿ ਕਰਿ ਵੇਖੈ^੨ ਸਿਰਜਣਹਾਰੁ ॥

ਨਾਨਕ ਸਚੇ ਕੀ ਸਾਚੀ ਕਾਰ ॥

ਆਦੇਸੁ, ਤਿਸੈ ਆਦੇਸੁ ॥

ਆਦਿ, ਅਨੀਲੁ, ਅਨਾਦਿ, ਅਨਾਹਤਿ, ਜੁਗੁ ਜੁਗੁ ਏਕੈ ਵੇਸੁ ॥੩੧॥

ਇਕ ਦੂ ਜੀਭੈ^੩ ਲਖ ਹੋਹਿ^੪, ਲਖ ਹੋਵਹਿ ਲਖ ਵੀਸ ॥

(ਜੀਭੈ—ਉਚਾਰਣ ‘ਜੀਭੈ’। ਹੋਹਿ, ਹੋਵਹਿ—‘ਹਿ’ ਉਚਾਰਣ ਨਾਸਕੀ।)

ਲਖ ਲਖ ਗੋੜਾ^੫ ਆਖੀਅਹਿ^੬, ਏਕੁ^੭ ਨਾਮੁ ਜਗਦੀਸੁ^੮ ॥

(ਆਖੀਅਹਿ—‘ਹਿ’ ਉਚਾਰਣ ਨਾਸਕੀ।)

ਏਤੁ ਰਾਹਿ ਪਤਿ ਪਵੜੀਆ, ਚੜੀਐ ਹੋਇ ਇਕੀਸ^{੯੦} ॥

(ਪਵੜੀਆ—ਅੰਤਲੇ ‘ਆ’ ਦਾ ਉਚਾਰਣ ਨਾਸਕੀ। ਚੜੀਐ—‘ੜ’ ਦਾ ਉਚਾਰਣ ਭਾਰ ਸਹਿਤ। ਇਕੀਸ—‘ਕ’ ਦੀ ਧੂਨੀ ਦਾ ਉਚਾਰਣ ਬਲ ਸਹਿਤ।)

ਸੁਣਿ ਗਲਾ ਆਕਾਸ^{੧੧} ਕੀ, ਕੀਟਾ^{੧੨} ਆਈ ਰੀਸ ॥

(ਗਲਾ, ਕੀਟਾ—ਅੰਤਲੇ ਸੂਗਾਂ ਦਾ ਉਚਾਰਣ ਨਾਸਕੀ।)

ਜੋ ਕੁਝ ਵੀ ਹੈ (ਭਾਵ, ਸਭ ਕੁਝ ਪ੍ਰਭੂ ਵਲੋਂ) ਇਕੋ ਵਾਰ (ਭੰਡਾਰਿਆਂ ਵਿਚ) ਪਾ ਦਿੱਤਾ ਹੋਇਆ ਹੈ।

ਸਿਰਜਣਹਾਰ ਕਰਤਾ ਪੁਰਖ (ਆਪਣੀ ਰਚਨਾ ਨੂੰ) ਪੈਦਾ ਕਰ ਕਰ ਕੇ ਉਸ ਦੀ ਦੇਖ-ਭਾਲ (ਨਿਰੰਤਰ) ਕਰੀ ਜਾ ਰਿਹਾ ਹੈ।

‘ਨਾਨਕ’ (ਮੁਹਰ-ਛਾਪ)—ਸੱਚ ਸਰੂਪ (ਵਾਹਿਗੁਰੂ) ਦੀ (ਪ੍ਰਕਿਰਤੀ ਰਚਨਾ ਦੀ ਅਤੇ ਉਸ ਦੀ ਨਿਰੰਤਰ ਦੇਖ-ਭਾਲ ਦੀ) ਕਾਰ ਵੀ ਸੱਚੀ ਹੈ [ਇਸ ਵਿਚ ਨਾ ਕੋਈ ਤਿਲੁ (ਵਿਖਾਵੇ ਦਾ ਕਪਟ) ਹੈ, ਨਾ ਤਮਾ (ਲਾਲਚ)]।

ਉਹ (ਗੁਰਮੁਖਿ ਜੋਰੀ) ਨਮਸਕਾਰ ਕਰਦੇ ਹਨ ਤਾਂ ਕੇਵਲ ਉਸ ਆਦੇਸ-ਜੋਗੁ (ਅਕਾਲ ਪੁਰਖ) ਨੂੰ, ਜੋ ਸਭ ਦਾ ਮੂਲ-ਮੁਢ ਹੈ, ਗੁਪ-ਰੰਗ ਤੋਂ ਨਿਆਰਾ ਹੈ, ਜਿਸ ਦਾ ਆਪਣਾ ਕੋਈ ਆਦਿ (ਮੁਢ) ਨਹੀਂ, ਜੋ ਹਤੇ (ਮਾਰੇ) ਜਾਣ ਤੋਂ ਮੁਕਤ ਹੈ ਅਤੇ ਜੋ ਜੁਗਾਂ-ਜੁਗਾਂਡਰਾਂ ਤੋਂ ਇਕੋ ਵੇਸ ਵਾਲਾ (ਸਤਿ ਸਰੂਪ) ਹੈ ॥੩੧॥

ਇਕ ਜੀਭ ਤੋਂ ਲੱਖ (ਜੀਭਾਂ) ਹੋ ਜਾਣ, ਲੱਖ ਤੋਂ ਹੋ ਜਾਣ ਵੀਹ ਲੱਖ (ਭਾਵ, ਅਣਗਿਣਤ)।

(ਜਪਣ ਨੂੰ ਹੋਵੇ) ਕੇਵਲ ਜਗਤ ਦੇ ਮਾਲਕ (ਵਾਹਿਗੁਰੂ) ਦਾ ਨਾਮ ਅਤੇ (ਨਾਮ-ਜਾਪ ਦੇ) ਲੱਖ ਲੱਖ ਗੋੜੇ ਆਖੇ (ਦਿੱਤੇ) ਜਾਣ (ਭਾਵ, ਨਾਮ-ਜਾਪ ਦੀ ਅਤੁੱਟ ਅਭਿਆਸ-ਕਮਾਈ ਕੀਤੀ ਜਾਵੇ)।

ਏਸ (ਨਾਮ-ਜਾਪ ਦੇ) ਰਾਹ ਉੱਤੇ ਪਤਿ-ਪਉੜੀਆਂ (ਪਤਿ-ਪਰਮੇਸ਼ਰ ਦੇ ਮਿਲਾਪ ਦੀਆਂ ਪਉੜੀਆਂ) ਹਨ, ਇਹ ਪਉੜੀਆਂ ਚੜ੍ਹ ਜਾਈਏ ਤਾਂ (ਪਤਿ-ਪਰਮੇਸ਼ਰ ਨਾਲ) ਇਕ-ਮਿਕਤਾ (ਆਤਮ-ਅਭੇਦਤਾ) ਹੋ ਜਾਂਦੀ ਹੈ।

ਗਰਨ-ਮੰਡਲ (ਉੱਚੀ ਆਤਮਿਕ ਉਡਾਰੀ) ਦੀਆਂ ਗੱਲਾਂ ਸੁਣ ਕੇ (ਧਰਤੀ 'ਤੇ ਰੀਂਗਣ ਵਾਲੇ ਅਥਵਾ ਗਰਨ-ਉਡਾਰੀ ਦੀ ਸਮਰੱਥਾ ਨਾ ਰਖਣ ਵਾਲੇ ਮਾਇਆ ਦੇ) ਕੀਝਿਆਂ (ਕੂੜੇ ਸਾਕਤਾਂ) ਨੂੰ ਵੀ (ਮਾਨੋ ਅਕਾਸ਼-ਉਡਾਰੀ ਲਾਉਣ ਦੀ) ਰੀਸ ਆ ਗਈ ਹੋਵੇ।

੧. ਰਚਨਾ ਕਰ ਕਰ ਕੇ। ੨. ਦੇਖ-ਭਾਲ ਕਰਦਾ ਹੈ। ੩. ਇਕ ਤੋਂ। ੪. ਜੀਭ ਤੋਂ। ੫. (ਹੋਵਹਿ) ਹੋ ਜਾਣ। ੬. ਵਾਰੀ, ਬਾਰ ਬਾਰ। ੭. ਆਖੇ (ਦਿੱਤੇ) ਜਾਣ। ੮. ਕੇਵਲ। ੯. ਜਗਤ ਦੇ ਮਾਲਕ (ਵਾਹਿਗੁਰੂ) ਦਾ।

੧੦. ਇਕ-ਮਿਕਤਾ, ਆਤਮ-ਅਭੇਦਤਾ। ੧੧. ਗਰਨ-ਮੰਡਲ, ਉੱਚੀ ਆਤਮਕ ਅਵਸਥਾ। ੧੨. (ਮਾਇਆ ਦੇ) ਕੀਝਿਆਂ, ਸਾਕਤਾਂ।

ਨਾਨਕ ਨਦਰੀ^੧ ਪਾਈਐ, ਕੁੜੀ ਕੂੜੈ^੨ ਠੀਸੈ^੩ ॥੩੨॥

ਆਖਣਿ ਜੋਰੁ^੪, ਚੁਪੈ ਨਹ ਜੋਰੁ ॥

(ਨਹ—‘ਹ’ ਦਾ ਉਚਾਰਣ ‘ਹਿ’ ਵਾਂਗ ਨਹੀਂ।)

ਜੋਰੁ ਨ ਮੰਗਣਿ, ਦੇਣਿ ਨ ਜੋਰੁ ॥

ਜੋਰੁ ਨ ਜੀਵਣਿ, ਮਰਣਿ ਨਹ ਜੋਰੁ ॥

ਜੋਰੁ ਨ ਰਾਜਿ, ਮਾਲਿ, ਮਨਿ ਸੋਰੁ^੫ ॥

ਜੋਰੁ ਨ ਸੁਰਤੀ, ਗਿਆਨਿ ਵੀਚਾਰਿ ॥

ਜੋਰੁ ਨ ਜੁਗਤੀ, ਡੁਟੈ^੬ ਸੰਸਾਰੁ ॥

ਜਿਸੁ ਹਥਿ ਜੋਰੁ, ਕਰਿ^੭ ਵੇਖੈ ਸੋਇ ॥

ਨਾਨਕ ਉਤਮੁ ਨੀਚੁ ਨ ਕੋਇ ॥੩੩॥

੧. ਮਿਹਰ ਦੀ ਨਜ਼ਰ ਦੁਆਰਾ। ੨. ਝੂਠ ਵਿਚ ਗ੍ਰਸਤ (ਮਨੁੱਖ) ਦੀ। ੩. ਗੱਪ। ੪. ਬਲ, ਵਸ, ਚਾਰਾ। ੫. ਸ਼ੋਰ-ਸ਼ਰਾਬਾ, ਡੰਡ ਰੌਲਾ। ੬. ਡੁਟ ਜਾਵੇ, ਮਗਰੋਂ ਲਹਿ ਜਾਵੇ। ੭. ਕਰ ਕੇ, ਰਚ ਕੇ।

‘ਨਾਨਕ’ (ਮੁਹਰ-ਛਾਪ)—(ਨਾਮ ਦੇ ਅਜਾਪਾ ਜਾਪ ਦੁਆਰਾ ਪਤੀ-ਪਰਮੇਸ਼ਰ ਨਾਲ ਇਕ-ਮਿਕਤਾ, ਆਪਣੀ ਕਿਸੇ ਚਤੁਰਾਈ ਜਾਂ ਤਾਣ ਰਾਹੀਂ ਨਹੀਂ, ਸਗੋਂ) ਪ੍ਰਭੂ ਦੀ ਮਿਹਰ ਦੀ ਨਜ਼ਰ ਦੁਆਰਾ ਹੀ ਪਾਈਦੀ ਹੈ। ਝੂਠ ਵਿਚ ਗ੍ਰਸਤ (ਹੋਣ ਕਾਰਨ ਪ੍ਰਭੂ-ਮਿਹਰ ਤੋਂ ਵਿਰਵੇ ਸਾਕਤ ਮਨੁੱਖ) ਦੀ (ਨਾਮ-ਜਾਪ ਅਥਵਾ ਗਗਨ-ਉਡਾਰੀ ਦੀ ਫੋਕੀ ਸ਼ੇਖੀ) ਝੂਠੀ ਗੱਪ ਹੀ ਹੁੰਦੀ ਹੈ ॥੩੨॥

(ਜੀਵ ਦਾ) ਬੋਲਣ ਵਿਚ ਨਾ (ਆਪਣਾ) ਕੋਈ ਵਸ (ਚਲਦਾ) ਹੈ, ਨਾ ਚੁਪ ਰਹਿਣ ਵਿਚ ਹੀ ਕੋਈ ਵਸ (ਚਲਦਾ) ਹੈ।

ਨਾ ਮੰਗਣ ਵਿਚ (ਆਪਣਾ) ਵਸ ਚਲਦਾ ਹੈ, ਨਾ ਦੇਣ ਵਿਚ ਆਪਣਾ ਤਾਣ ਕੰਮ ਕਰਦਾ ਹੈ।

ਨਾ ਜੀਉਣ ਵਿਚ ਆਪਣਾ ਵਸੀਕਾਰ ਹੈ, ਨਾ ਮਰਨ ਵਿਚ ਹੀ ਆਪਣਾ ਜ਼ੋਰ ਹੈ।

ਮਨ ਵਿਚ ਸ਼ੋਰ-ਸ਼ਰਾਬਾ ਪੈਦਾ ਕਰਨ ਵਾਲੇ ਰਾਜ ਅਤੇ ਮਾਲ-ਦੌਲਤ (ਪ੍ਰਾਪਤ ਕਰਨ ਅਥਵਾ ਇਸ ਦੇ ਡੋਗ-ਬਿਲਾਸ ਕਰਨ) ਵਿਚ (ਜੀਵ ਦਾ) ਕੋਈ ਵਸ ਨਹੀਂ ਚਲਦਾ।

ਸੁਰਤੀ (ਧਿਆਨ) ਲਾਉਣ ਵਿਚ ਜਾਂ ਗਿਆਨ ਦੁਆਰਾ ਵੀਚਾਰ ਕਰਨ ਵਿਚ (ਮਨੁੱਖ ਦਾ) ਕੋਈ ਵਸ ਨਹੀਂ ਚਲਦਾ।

(ਉਹ) ਜੁਗਤੀ (ਵਿਉਂਤ), ਜਿਸ ਨਾਲ (ਸੰਸੇ ਦਾ ਮੂਲ) ਸੰਸਾਰ (ਮਾਇਕੀ ਧੰਧਾ) ਮਗਰੋਂ ਲਹਿ ਜਾਵੇ, ਜਾਣਨ ਵਿਚ ਵੀ ਮਨੁੱਖ ਦਾ ਵਸ ਨਹੀਂ ਚਲਦਾ।

ਜਿਸ (ਪ੍ਰਭੂ) ਦੇ ਹੱਥ ਵਿਚ (ਸਾਰਾ) ਬਲ ਹੈ, ਉਹ (ਆਪਣੇ ਬਲ ਨਾਲ ਸੰਸਾਰ-ਖੇਡ) ਰਚ ਕੇ ਇਸ ਦੀ (ਨਿਰੰਤਰ) ਦੇਖ-ਭਾਲ ਕਰ ਰਿਹਾ ਹੈ।

‘ਨਾਨਕ’ (ਮੁਹਰ-ਛਾਪ)—(ਸ੍ਰੈ-ਤਾਣ ਦੇ ਬਲ-ਬੋਤੇ) ਨਾ ਕੋਈ ਚੰਗਾ ਹੈ ਨਾ ਮੰਦਾ, (ਸਭਨਾਂ ਵਿਚ ਸਰਬ-ਕਲਾ-ਸਮਰੱਥ ਵਾਹਿਗੁਰੂ ਦਾ ਬਲ ਹੀ ਵਰਤ ਰਿਹਾ ਹੈ।) ॥੩੩॥

ਰਾਤੀ, ਰੁਤੀ, ਬਿਤੀ, ਵਾਰੁ ॥

(ਰਾਤੀ, ਰੁਤੀ, ਬਿਤੀ—ਅੰਤਲੇ ਸੂਰਾਂ ਦਾ ਉਚਾਰਣ ਨਾਸਕੀ।)

ਪਵਣ, ਪਾਣੀ, ਅਗਨੀ, ਪਾਤਾਲੁ ॥

ਤਿਸੁ ਵਿਚਿ, ਧਰਤੀ ਬਾਪਿ ਰਖੀ ਧਰਮਸਾਲੁ ॥

ਤਿਸੁ ਵਿਚਿ, ਜੀਅ ਚੁਗਤਿ ਕੇ^੧ ਰੰਗਾ ॥ (ਕੇ—‘ਕੇਇ’ ਦਾ ਸੰਖਿਤ ਰੂਪ।)

ਤਿਨ ਕੇ ਨਾਮ ਅਨੇਕ ਅਨੰਤ^੨ ॥

ਕਰਮੀ ਕਰਮੀ ਹੋਇ ਵੀਚਾਰੁ ॥

ਸਚਾ ਆਪਿ ਸਚਾ ਦਰਬਾਰੁ ॥

ਤਿਥੈ ਸੋਹਨਿ^੩ ਪੰਚ ਪਰਵਾਣੁ ॥

ਨਦਰੀ ਕਰਮਿ ਪਵੈ ਨੀਸ਼ਾਣੁ^੪ ॥

ਕਚ ਪਕਾਈ ਓਥੈ ਪਾਇ ॥

ਨਾਨਕ, ਗਇਆ ਜਾਪੈ ਜਾਇ ॥੩੪॥

(ਗਇਆ—ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਧਰਮ ਖੰਡ ਕਾ ਏਹੋ ਧਰਮੁ ॥

ਗਿਆਨ ਖੰਡ ਕਾ ਆਖਰੂ^੫ ਕਰਮੁ^੬ ॥

੧. ਕਈ। ੨. ਅੰਤ ਤੋਂ ਪਰੋ। ੩. ਆਪੋ ਆਪਣੀ ਕਰਣੀ ਕਮਾਈ ਉਤੇ। ੪. ਸੋਭਦੇ ਹਨ।
੫. ਕਬੂਲ ਪਥੇ ਸ੍ਰੇਸ਼ਟ ਪੁਰਸ਼। ੬. ਬਖਸ਼ਸ਼ ਦੀ ਨਜ਼ਰ ਰਾਹੀਂ। ੭. ਪ੍ਰਵਾਨਗੀ ਦਾ ਚਿੰਨ੍ਹ।

(ਧਰਮ-ਖੰਡ ਵਿਚ ਅਨੰਤ) ਰਾਤਾਂ, ਰੁੱਤਾਂ, ਬਿੱਤਾਂ ਅਤੇ ਵਾਰ ਹਨ; ਹਵਾ, ਪਾਣੀ,
ਅਗਨੀ (ਆਕਾਸ਼) ਅਤੇ ਪਾਤਾਲ ਹਨ।

(ਕਰਤਾ ਪੁਰਖ ਨੇ) ਉਸ (ਧਰਮ-ਖੰਡ) ਵਿਚ ਧਰਤੀ ਧਰਮਸਾਲ (ਧਰਮ-ਵਰਤਾਰੇ
ਦੀ ਥਾਂ) ਸਥਾਪਿਤ ਕਰ ਰੱਖੀ ਹੈ।

ਉਸ (ਧਰਮ-ਖੰਡ ਦੀ ਧਰਮਸਾਲ—ਪਰਤੀ) ਵਿਚ ਕਈ ਚੁਗਤਾਂ (ਜੀਵਨ-ਢੰਗਾਂ)
ਅਤੇ ਕਈ ਰੂਪ-ਰੰਗਾਂ ਦੇ ਜੀਵ ਹਨ; ਉਨ੍ਹਾਂ ਦੇ ਨਾਮ ਅਨੇਕ ਹਨ, ਜੋ ਅੰਤ
ਤੋਂ ਪਰੇ ਹਨ।

(ਹਰੇਕ ਜੀਵ ਦੀ) ਆਪੋ ਆਪਣੀ ਕਰਣੀ ਉਤੇ ਧਰਮ-ਵੀਚਾਰ ਹੁੰਦਾ ਹੈ।

(ਪ੍ਰਭੂ) ਆਪ ਸੱਚਾ ਹੈ, (ਉਸ ਦਾ ਸਥਾਪਿਤ ਕੀਤਾ) ਧਰਮ-ਦਰਬਾਰ ਵੀ ਸੱਚਾ
(ਸੱਚ ਦੇ ਵਰਤਾਰੇ ਵਾਲਾ) ਹੈ।

ਓਥੇ (ਧਰਮ-ਖੰਡ ਦਰਬਾਰ ਵਿਚ) ਕਬੂਲ ਹੋਏ ਹੋਏ ਪੰਚ (ਸ੍ਰੇਸ਼ਟ ਪੁਰਸ਼)
ਸੁਭਾਇਮਾਨ ਹੁੰਦੇ ਹਨ।

(ਪ੍ਰਭੂ ਦੀ) ਬਖਸ਼ਸ਼ ਦੀ ਨਜ਼ਰ ਦੁਆਰਾ (ਉਨ੍ਹਾਂ ਦੇ ਦਿੱਖ-ਮੁਰਤੀ ਮਸਤਕ ਉਤੇ)
ਪ੍ਰਭੂ-ਪ੍ਰਵਾਨਗੀ ਦਾ ਚਿੰਨ੍ਹ (ਨਾਮ ਨੀਸ਼ਾਨ) ਪੈਂਦਾ ਹੈ।

ਜੀਵਾਂ ਦੀ ਕਚਿਆਈ-ਪਕਿਆਈ ਦੀ ਓਥੇ (ਧਰਮ-ਖੰਡ ਵਿਚ) ਸਮਝ ਪੈਂਦੀ ਹੈ।

‘ਨਾਨਕ’ (ਮੁਹਰ-ਛਾਪ)—(ਓਥੇ ਧਰਮ-ਖੰਡ ਵਿਚ) ਜਾਣ ਤੇ ਹੀ ਜਾਣਿਆ
ਜਾਏਗਾ (ਕਉਣ ਕੱਚਾ ਹੈ ਕਉਣ ਪੱਕਾ) ॥੩੪॥

ਧਰਮ-ਖੰਡ ਦਾ ਇਹੀ (ਉਪਰੋਕਤ ਵਰਣਤ) ਧਰਮ-ਵਰਤਾਰਾ ਹੈ।

ਗਿਆਨ-ਖੰਡ ਦਾ ਕਬਨ ਅਤੇ ਵਰਤਾਰਾ (ਇਉਂ ਹੈ)।

੮. ਕਚਿਆਈ ਅਤੇ ਪਕਿਆਈ। ੯. ਆਖਣ, ਕਬਨ (ਨਾਵ ਕਿਦੰਤ)। ੧੦. ਵਰਤਾਰਾ।

ਕੇਤੇ ਪਵਣੁ ਪਾਣੀ ਵੈਸੰਤਰੀ, ਕੇਤੇ ਕਾਨੁ ਮਹੇਸੁ ॥
(ਕਾਨ—‘ਨ’ ਉਚਾਰਣ ਭਾਰ ਸਹਿਤ।)

ਕੇਤੇ ਬਰਮੇ ਘਾੜਤਿ^੧ ਘੜੀਅਹਿ^੨, ਰੂਪ ਰੰਗ ਕੇ ਵੇਸਾ ॥
(ਬਰਮੇ—‘ਰ’ ਉਚਾਰਣ ਭਾਰ ਸਹਿਤ। ਘੜੀਅਹਿ—ਅੰਤਲੇ ਸੂਰ ਦਾ ਉਚਾਰਣ ਨਾਸਕੀ।
ਕੇ—‘ਕੇਇ’ ਦਾ ਸੰਖਿਪਤ ਰੂਪ।)

ਕੇਤੀਆ ਕਰਮ ਭੂਮੀ, ਮੇਰਾ ਕੇਤੇ, ਕੇਤੇ ਧੂ ਉਪਦੇਸਾ ॥
(ਕੇਤੀਆ—ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਕੇਤੇ ਇੰਦ ਚੰਦ, ਸੂਰਾ ਕੇਤੇ, ਕੇਤੇ ਮੰਡਲ ਦੇਸਾ ॥

ਕੇਤੇ ਸਿਧ ਬੁਧ, ਨਾਥ ਕੇਤੇ, ਕੇਤੇ ੧੦ਦੇਵੀ ਵੇਸਾ ॥

ਕੇਤੇ ਦੇਵ ਦਾਨਵੁ^੩, ਮੁਨਿ ਕੇਤੇ, ਕੇਤੇ ਰਤਨ ਸਮੁੰਦਾ ॥

ਕੇਤੀਆ ਖਾਣੀ, ਕੇਤੀਆ ਬਾਣੀ, ਕੇਤੇ ਪਾਤੁ^੪ ਨਹਿੰਦਾ^੫ ॥
(ਕੇਤੀਆ—(ਦੋਵੇਂ ਵਾਰੀ) ਅੰਤਲੇ ਸੂਰ ਦਾ ਉਚਾਰਣ ਨਾਸਕੀ।)

ਕੇਤੀਆ ਸੁਰਤੀ^੬, ਸੇਵਕ ਕੇਤੇ, ਨਾਨਕ, ਅੰਤੁ ਨ ਅੰਤੁ ॥੩੫॥
(ਕੇਤੀਆ, ਸੁਰਤੀ—ਅੰਤਲੇ ਸੂਰਾਂ ਦਾ ਉਚਾਰਣ ਨਾਸਕੀ।)

ਗਿਆਨ ਖੰਡ ਮਹਿ ਗਿਆਨੁ ਪਰਚੰਡੁ^੭ ॥

ਤਿਥੈ ਨਾਦ^੮ ਬਿਨੋਦ^੯, ਕੋਡ^{੧੦} ਅਨੰਦੁ ॥

੧. ਅਗਨੀਆਂ। ੨. ਕਿਸ਼ਨ-ਕਨ੍ਧੀਆ। ੩. ਸਿਵ ਜੀ। ੪. ਘਾੜਤ ਵਿਚ। ੫. ਘੜੇ ਜਾਂਦੇ ਹਨ। ੬. ਕਈ ਵੇਸਾਂ ਵਾਲੇ। ੭. ਸੁਮੇਰ ਪਰਬਤ। ੮. ਸੂਰਜ। ੯. ਦੇਸ ਅਤੇ ਉਨ੍ਹਾਂ ਦੇ ਹਿੱਸੇ। ੧੦. ਦਿਬਸ (ਪ੍ਰਕਾਸ਼) ਸਰੂਪ ਵਾਲੇ। ੧੧. ਰਾਖਸ। ੧੨. ਰਾਜ-ਸਿੰਘਾਸਣ। ੧੩. ਪਾਤਸ਼ਾਹ।

(ਗਿਆਨ-ਖੰਡ ਵਿਚ) ਕਿੰਨੇ ਹੀ (ਪ੍ਰਕਾਰ ਦੇ) ਪਉਣ, ਪਾਣੀ ਅਤੇ ਅਗਨੀਆਂ ਹਨ, ਕਿੰਨੇ ਹੀ ਕਿਸ਼ਨ-ਕਨ੍ਧੀਆ ਅਤੇ ਸਿਵ ਹਨ।

ਕਿੰਨੇ ਹੀ ਬ੍ਰਹਮੇ ਹਨ (ਜਿਨ੍ਹਾਂ ਦੁਆਰਾ) ਕਈ ਰੂਪਾਂ-ਰੰਗਾਂ ਅਤੇ ਵੇਸਾਂ ਵਾਲੇ (ਜੀਵ-ਜੰਤ) ਘਾੜਤ ਵਿਚ ਘੜੇ ਜਾਂਦੇ ਹਨ।

ਕਿੰਨੀਆਂ ਹੀ ਕਰਮ-ਭੂਮੀਆਂ (ਕਰਮ ਕਮਾਉਣ ਵਾਲੀਆਂ ਧਰਤੀਆਂ) ਹਨ, ਕਿੰਨੇ ਹੀ ਸੁਮੇਰ ਪਰਬਤ ਹਨ, ਕਿੰਨੇ ਹੀ ਧੂਆ (ਭਗਤ) ਅਤੇ ਉਨ੍ਹਾਂ ਦੇ ਉਪਦੇਸ਼ (ਕਰਨਹਾਰੇ) ਹਨ।

ਕਿੰਨੇ ਹੀ ਇੰਦਰ ਹਨ, ਚੰਦਰਮੇ ਹਨ, ਕਿੰਨੇ ਹੀ ਸੂਰਜ ਹਨ, ਕਿੰਨੇ ਹੀ ਮੰਡਲ ਅਤੇ ਦੇਸ ਹਨ।

ਕਿੰਨੇ ਹੀ ਸਿਧੀ ਨੂੰ ਪ੍ਰਾਪਤ ਹੋਏ ਸਿਧ ਹਨ, ਬੁਧ (ਬੁਧੀਮਾਨ) ਹਨ; ਕਿੰਨੇ ਹੀ ਪੁੱਗੇ ਹੋਏ ਜੋਗੀ-ਨਾਥ ਹਨ; ਕਿੰਨੇ ਹੀ ਦਿਬਸ (ਪ੍ਰਕਾਸ਼) ਸਰੂਪ ਵਾਲੇ ਹਨ। ਕਿੰਨੇ ਹੀ ਦੇਵਤੇ ਹਨ, ਰਾਖਸ ਹਨ, ਕਿੰਨੇ ਹੀ ਰਿਸ਼ੀ-ਮੁਨੀ ਹਨ; ਕਿੰਨੇ ਹੀ ਰਤਨ-ਸਾਗਰ ਹਨ।

ਕਿੰਨੇ ਪ੍ਰਕਾਰ ਦੀਆਂ ਖਾਣੀਆਂ (ਉਤਪਤੀ ਦੇ ਸ੍ਰੋਤ) ਹਨ; ਕਿੰਨੇ ਪ੍ਰਕਾਰ ਦੀਆਂ ਬਾਣੀਆਂ (ਬੋਲੀਆਂ) ਹਨ; ਕਿੰਨੇ ਹੀ ਰਾਜ-ਸਿੰਘਾਸਣ ਅਤੇ ਪਾਤਸ਼ਾਹ ਹਨ।

ਕਿੰਨੀਆਂ ਹੀ ਸੁਰਤਿ-ਅਭਿਆਸੀ (ਰੂਹਾਂ) ਹਨ, ਕਿੰਨੇ ਹੀ ਸੇਵਕ (ਸੁਰਤੀ-ਮਾਰਗ ਦੇ ਪਾਂਧੀ) ਹਨ। ‘ਨਾਨਕ’ (ਮੁਹਰ-ਛਾਪ)—(ਗਿਆਨ-ਖੰਡ ਦੇ ਵਰਤਾਰੇ ਦਾ) ਅੰਤ ਕੋਈ ਨਹੀਂ, ਹੱਦ-ਬੰਨਾ ਕੋਈ ਨਹੀਂ॥੩੫॥

ਗਿਆਨ-ਖੰਡ ਵਿਚ ਗਿਆਨ-ਉਜਿਆਰਾ ਹੀ ਪ੍ਰਬਲ ਤੇਜਵਾਨ ਹੁੰਦਾ ਹੈ।

(ਇਥੇ ਗਿਆਨ-ਖੰਡ ਵਿਚ) ਬਿਸਮ-ਬਿਨੋਦੀ ਨਾਦ-ਧੂਨੀਆਂ ਅਤੇ (ਸੁਰਤਿ-) ਤਮਾਸ਼ਿਆਂ ਦੇ ਅਦਭੁਤ ਕੌਤਕਾਂ ਦਾ ਅਨੰਦ ਹੁੰਦਾ ਹੈ।

੧੪. ਸੁਰਤਿ-ਅਭਿਆਸੀ ਰੂਹਾਂ। ੧੫. ਪ੍ਰਬਲ ਤੇਜਵਾਨ। ੧੬. ਸ਼ਬਦ-ਧੂਨ। ੧੭. ਬਿਸਮਾਦੀ। ੧੮. ਕੌਤਕ, ਤਮਾਸ਼ੇ।

ਸਰਮ ਖੰਡ ਕੀ ਬਾਣੀ^੧ ਰੂਪ^੨ ॥
ਤਿਥੈ ਘਾੜਤਿ ਘੜੀਐ^੩ ਬਹੁਤੁ ਅਨੁਪੁ^੪ ॥

ਤਾ ਕੀਆ ਗਲਾ ਕਥੀਆ^੫ ਨ ਜਾਹਿ ॥

[ਤਾ—(ਪੜਨਾਵ) ਅੰਤਲੇ ਸੂਰ ਦਾ ਉਚਾਰਣ ਨਾਸ਼ਕਤਾ ਤੋਂ ਬਿਨਾ। ਕੀਆ, ਗਲਾ, ਕਥੀਆ—ਅੰਤਲੇ ਸੂਰਾਂ ਦਾ ਉਚਾਰਣ ਨਾਸਕੀ। ਜਾਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।]

ਜੇ ਕੋ ਕਹੈ^੬, ਪਿਛੈ ਪਛਤਾਏ ॥

ਤਿਥੈ ਘੜੀਐ, ਸੁਰਤਿ, ਮਤਿ, ਮਨਿ ਬੁਧਿ ॥

ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ^੭ ॥੩੬॥

(ਸੁਰਾ, ਸਿਧਾ—ਅੰਤਲੇ ਸੂਰਾਂ ਦਾ ਉਚਾਰਣ ਨਾਸਕੀ।)

ਕਰਮ ਖੰਡ ਕੀ ਬਾਣੀ^੮ ਜੇਰੁ^੯ ॥

ਤਿਥੈ^{੧੧} ਹੋਰੁ ਨ ਕੋਈ ਹੋਰੁ ॥

ਤਿਥੈ ਜੋਧ ਮਹਾ ਬਲ ਸੂਰ^{੧੨} ॥

ਤਿਨ ਮਹਿ ਰਾਮੁ ਰਹਿਆ ਭਰਪੂਰ^{੧੩} ॥

ਤਿਥੈ^{੧੪} ਸੀਤਾ ਮਹਿਮਾ^{੧੫} ਮਾਹਿ ॥

(ਮਾਹਿ—ਅੰਤਲੇ ‘ਹਿ’ ਦਾ ਉਚਾਰਣ ਨਾਸਕੀ।)

੧. (ਦੈਵੀ) ਬਣਤਰ। ੨. ਨੂਰ। ੩. ਘੜਿਆ ਜਾਂਦਾ ਹੈ (ਘੜੀਅਹਿ—ਘੜੇ ਜਾਂਦੇ ਹਨ)।
੪. ਅਨੁਪਮ, ਬੇਮਿਸਾਲ। ੫. ਕਥਨ (ਬਿਆਨ) ਕੀਤੀਆਂ। ੬. ਆਖਦਾ ਹੈ, ਸ਼ੇਖੀ ਮਾਰਦਾ ਹੈ।
੭. ਦੈਵੀ ਗੁਣਾਂ ਸੰਪੰਨ ਸੂਰਾਂ ਅਤੇ ਦਿਬਾ-ਜੋਤਿ-ਪ੍ਰਕਾਸ਼ਨੀ ਨਾਮ-ਸਿਧੀ ਨੂੰ ਪ੍ਰਾਪਤ ਹੋਏ ਸਿਧਾਂ

ਸਰਮ-ਖੰਡ ਦੀ (ਦੈਵੀ) ਬਣਤਰ ਨਿਰਾ ਹੀ ਨੂਰ ਹੈ।

ਓਥੇ (ਸਰਮ-ਖੰਡ ਵਿਚ ਜੋ ਕੁਝ ਵੀ) ਘਾੜਤ ਵਿਚ ਘੜਿਆ ਜਾਂਦਾ ਹੈ, ਉਹ ਬਹੁਤ ਹੀ ਅਨੁਪਮ (ਬੇ-ਮਿਸਾਲ) ਹੁੰਦਾ ਹੈ।

ਉਸ (ਸਰਮ-ਖੰਡ) ਦੀਆਂ (ਅਦਭੂਤ) ਗੱਲਾਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ।

ਜੇ ਕੋਈ ਫੜ (ਸ਼ੇਖੀ) ਮਾਰਦਾ ਹੈ (ਕਿ ਉਹ ਸਰਮ-ਖੰਡ ਦੀਆਂ ਗੱਲਾਂ ਪੂਰੀ ਤਰ੍ਹਾਂ ਬਿਆਨ ਕਰਨ ਦੇ ਸਮਰੱਥ ਹੈ ਤਾਂ) ਅੰਤ ਨੂੰ (ਸਰਮਿੰਦਾ ਹੋ ਕੇ) ਪਛਤਾਉਂਦਾ ਹੈ (ਕਿਉਂਜੁ ਇਹ ਅਸੰਭਵ ਹੈ)।

ਓਥੇ (ਸਰਮ-ਖੰਡ ਵਿਚ ਅਭਿਆਸੀ ਜਨਾਂ ਦੀ) ਸੁਰਤਿ, ਮਤਿ, ਮਨੀਖਿਆ ਅਤੇ ਬੁਧਿ ਦੀ ਨੂਰੀ ਘਾੜਤ ਘੜੀ ਜਾਂਦੀ ਹੈ।

ਓਥੇ (ਸਰਮ-ਖੰਡ ਦੀ ਨੂਰੀ ਟਕਸਾਲ ਵਿਚ) ਦੈਵੀ-ਗੁਣ-ਸੰਪੰਨ ਸੂਰਾਂ ਅਤੇ ਦਿਬਾ-ਜੋਤਿ ਪ੍ਰਕਾਸ਼ਨੀ ਸਿਧੀ ਨੂੰ ਪ੍ਰਾਪਤ ਹੋਇਆਂ ਸਿਧਾਂ ਵਾਲੀ ਸੋਝੀ ਘੜੀ ਜਾਂਦੀ ਹੈ ॥੩੬॥

ਕਰਮ-ਖੰਡ ਦੀ ਦੈਵੀ-ਬਣਤਰ (ਨਿਰੋਲ) ਆਤਮ-ਬਲ ਹੀ ਹੈ।

ਓਥੇ (ਆਤਮ-ਬਲ ਵਾਲਿਆਂ ਤੋਂ ਬਿਨਾ) ਹੋਰ ਕੋਈ ਦੂਜਾ ਹੈ ਹੀ ਨਹੀਂ।

ਓਥੇ (ਕਰਮ-ਖੰਡ ਵਿਚ ਆਤਮ-ਜੇਤੂ) ਜੋਧੇ, ਮਹਾਬਲੀ ਅਤੇ ਸੂਰਮੇ ਹੁੰਦੇ ਹਨ।

ਓਹਨਾਂ (ਦੇ ਨੂਰੀ ਜਾਮਿਆਂ) ਵਿਚ ਰਮਤ-ਰਾਮ ਹਲੂਲ (ਰਚਿਆ ਮਿਚਿਆ) ਹੋਇਆ ਹੁੰਦਾ ਹੈ।

ਓਥੇ (ਕਰਮ-ਖੰਡ ਦੇ ਵਾਸੀਆਂ ਦਾ ਉਨਮਨੀ ਮਨ) ਪ੍ਰਭੂ ਦੀ ਸਿਫਤਿ-ਸਾਲਾਹ ਵਿਚ ਸੀਤਾ-ਪ੍ਰੇਤਾ ਹੁੰਦਾ ਹੈ।

ਵਾਲੀ ਸੋਝੀ। ੮. ਸੋਝੀ। ੯. (ਦੈਵੀ) ਬਣਤਰ। ੧੦. ਆਤਮ-ਬਲ। ੧੧. ਉਥੇ (ਕਰਮ ਖੰਡ ਵਿਚ)। ੧੨. ਸੂਰਮੇ। ੧੩. ਹਲੂਲ, ਰਚਿਆ ਮਿਚਿਆ। ੧੪. ਸੀਤਾ-ਪ੍ਰੇਤਾ, ਪੂਰਨ ਤੌਰ 'ਤੇ ਜੁਝਿਆ ਹੋਇਆ। ੧੫. ਵਡਿਆਈ, ਸਿਫਤਿ-ਸਾਲਾਹ।

